

## ਬ੍ਰਹਮਾ ਅਵਤਾਰ

੧੯੮੦ ਸਤਿਗੁਰ ਪ੍ਰਸਾਦਿ

ਅਥ ਬ੍ਰਹਮਾ ਅਵਤਾਰ ਕਥਨ

ਪਾਤਸ਼ਾਹੀ ੧੦

ਤੋਮਰ ਛੰਦ

ਸਤਿਜੁਗਿ ਫਿਰਿ ਉਪਰਾਜਿ। ਸਬ ਨਉਤਨੈ ਕਰਿ ਸਾਜਾ।  
ਸਬ ਦੇਸ ਅਉਰ ਬਿਦੇਸਾ। ਉਠਿ ਧਰਮ ਲਾਗਿ ਨਰੇਸਾ। ੧।

ਕਲਿ ਕਾਲ ਕੋਪਿ ਕਰਾਲਾ। ਜਗੁ ਜਾਰਿਆ ਤਿਹ ਜਾਲਾ।  
ਬਿਨੁ ਤਾਸੁ ਔਰ ਨ ਕੋਈ। ਸਬ ਜਾਪ ਜਪੋ ਸੋਇ। ੨।

ਜੇ ਜਾਪ ਹੈ ਕਲਿ ਨਾਮੁ। ਤਿਸੁ ਪੂਰਨ ਹੁਇ ਹੈ ਕਾਮਾ।  
ਤਿਸੁ ਦੂਖ ਭੂਖ ਨ ਪਿਆਸਾ। ਨਿਤਿ ਹਰਖੁ ਕੁਝੁ ਨ ਉਦਾਸਾ। ੩।

ਬਿਨੁ ਏਕ ਦੂਸਰ ਨਾਹਿ। ਸਭ ਰੰਗ ਰੂਪਨ ਮਾਹਿ।  
ਜਿਨ ਜਾਪਿਆ ਤਿਹਿ ਜਾਪੁ। ਤਿਨ ਕੇ ਸਹਾਈ ਆਪਾ। ੪।

ਜੇ ਤਾਸੁ ਨਾਮ ਜਪੰਤਾ। ਕਬਹੂੰ ਨ ਭਾਜਿ ਚਲੰਤਾ।  
ਨਹਿ ਤ੍ਰਾਸੁ ਤਾ ਕੋ ਸਤ੍ਰਾ। ਦਿਸਿ ਜੀਤਿ ਹੈ ਗਹਿ ਅਡ੍ਰਾ। ਪਾ।

ਤਿਹ ਭਰੇ ਧਨ ਸੋ ਧਮਾ। ਸਭ ਹੋਹਿ ਪੂਰਨ ਕਾਮਾ।  
ਜੇ ਏਕ ਨਾਮੁ ਜਪੰਤਾ। ਨਾਹਿ ਕਾਲ ਫਾਸਿ ਫਸੰਤਾ। ੬।

ਜੇ ਜੀਵ ਜੰਤ ਅਨੇਕਾ। ਤਿਨ ਮੋ ਰਹਯੋ ਰਮਿ ਏਕਾ।  
ਬਿਨੁ ਏਕ ਦੂਸਰ ਨਾਹਿ। ਜਗਿ ਜਾਨਿ ਲੈ ਜੀਆ ਮਾਹਿ। ੭।

ਭਵ ਗੜਨ ਭੰਜਨ ਹਾਰ। ਹੈ ਏਕ ਹੀ ਕਰਤਾਰ।  
ਬਿਨੁ ਏਕ ਅਉਰੁ ਨ ਕੋਇ। ਸਬ ਰੂਪ ਰੰਗੀ ਸੋਇ। ੮।

ਕਈ ਇੰਦ੍ਰ ਪਾਨਪਹਾਰ। ਕਈ ਬ੍ਰਹਮ ਬੇਦ ਉਚਾਰ।  
ਕਈ ਬੈਠਿ ਦੁਆਰਿ ਮਹੇਸਾ। ਕਈ ਸੇਸਨਾਗ ਅਸੇਸਾ। ੯।

## ਬ੍ਰਹਮਾ ਅਵਤਾਰ

੧੯੮੦ ਸਤਿਗੁਰ ਪ੍ਰਸਾਦਿ

ਹੁਣ ਬ੍ਰਹਮਾ ਅਵਤਾਰ ਦਾ ਕਥਨ

ਪਾਤਸ਼ਾਹੀ ੧੦

ਤੋਮਰ ਛੰਦ

ਸਤਿਯੁਗ ਫਿਰ (ਧਰਤੀ ਉਤੇ) ਸਥਾਪਿਤ ਹੋ ਗਿਆ। ਸਾਰੇ ਸਾਜ ਨਵੇਂ ਕਰ ਲਏ ਗਏ। ਸਾਰੇ ਦੇਸਾਂ ਅਤੇ ਬਿਦੇਸਾਂ ਦੇ ਰਜੇ ਉਠ ਕੇ ਧਰਮ-ਕਰਮ ਵਿਚ ਲਗ ਗਏ। ੧।

ਕਲਿਯੁਗ ਦਾ ਭਿਆਨਕ ਅਤੇ ਕ੍ਰੋਪਵਾਨ ਸਮਾਂ ਹੈ। ਉਸ ਨੇ ਜਗਤ ਨੂੰ (ਆਪਣੀ) ਅੱਗ ਵਿਚ ਸਾੜ ਦਿੱਤਾ ਹੈ। ਉਸ (ਪਰਮ ਸੱਤਾ) ਤੋਂ ਬਿਨਾ ਹੋਰ ਕੋਈ ਨਹੀਂ ਹੈ। (ਇਸ ਲਈ) ਸਾਰੇ ਉਸ (ਇਕ) ਦਾ ਜਾਪ ਜਪੋ। ੨।

ਜੋ ਕਲਿਯੁਗ ਵਿਚ ਨਾਮ ਨੂੰ ਜਪਦੇ ਹਨ, ਉਨ੍ਹਾਂ ਦੀਆਂ ਕਾਮਨਾਵਾਂ (ਮਨੋਰਥ) ਪੂਰਨ ਹੋ ਜਾਂਦੀਆਂ ਹਨ। (ਫਿਰ) ਉਨ੍ਹਾਂ ਨੂੰ ਦੁਖ, ਭੁਖ ਅਤੇ ਪਿਆਸ ਨਹੀਂ ਲਗਦੀ। ਸਦਾ ਖੁਸ਼ ਰਹਿੰਦੇ ਹਨ ਅਤੇ ਕਦੇ ਵੀ ਉਦਾਸ ਨਹੀਂ ਹੁੰਦੇ। ੩।

(ਉਸ) ਇਕ ਤੋਂ ਬਿਨਾ ਹੋਰ ਦੂਜਾ ਕੋਈ ਨਹੀਂ; ਸਭ ਰੂਪਾਂ, ਰੰਗਾਂ ਵਿਚ (ਉਹੀ) ਹੈ। ਜਿਨ੍ਹਾਂ ਨੇ ਉਸ ਦੇ ਜਾਪ ਨੂੰ ਜਾਪਿਆ ਹੈ, ਉਨ੍ਹਾਂ ਦੇ ਸਹਾਈ (ਉਹ) ਆਪ ਹੀ (ਹੋਏ ਹਨ)। ੪।

ਜੋ ਉਸ ਦੇ ਨਾਮ ਨੂੰ ਜਪਦੇ ਹਨ, ਉਹ ਕਦੇ (ਬਨਾਂ ਵਿਚ) ਭਜ ਕੇ ਨਹੀਂ ਜਾਂਦੇ। ਉਨ੍ਹਾਂ ਨੂੰ ਵੈਰੀ ਦਾ ਡਰ ਨਹੀਂ ਹੁੰਦਾ। ਉਹ ਹਥਿਆਰ ਪਕੜ ਕੇ ਦਿਸ਼ਾਵਾਂ ਨੂੰ ਜਿਤ ਲੈਂਦੇ ਹਨ। ੫।

ਉਨ੍ਹਾਂ ਦੇ ਘਰ ਧਨ ਨਾਲ ਭਰੇ ਰਹਿੰਦੇ ਹਨ। (ਉਨ੍ਹਾਂ ਦੀਆਂ) ਸਾਰੀਆਂ ਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਜੋ ਇਕ ਨਾਮ ਦਾ ਸਿਮਰਨ ਕਰਦੇ ਹਨ, ਉਹ ਕਾਲ ਦੇ ਫੰਧੇ ਵਿਚ ਨਹੀਂ ਫਸਦੇ। ੬।

ਜੋ ਅਨੇਕ ਤਰ੍ਹਾਂ ਦੇ ਜੀਵ ਜੰਤ ਹਨ, ਉਨ੍ਹਾਂ ਸਾਰਿਆਂ ਵਿਚ ਇਕ (ਪ੍ਰਭੂ) ਰਮ ਰਿਹਾ ਹੈ। ਇਕ (ਪ੍ਰਭੂ) ਦੇ ਹੋਰ ਦੂਜਾ ਕੋਈ ਨਹੀਂ ਹੈ। ਜਗਤ ਨੂੰ ਇਹ ਗੱਲ ਮਨ ਵਿਚ ਸਮਝ ਲੈਣੀ ਚਾਹੀਦੀ ਹੈ। ੭।

ਸੰਸਾਰ ਨੂੰ ਘੜਨ ਅਤੇ ਭੰਨਣ ਵਾਲਾ (ਉਹ) ਇਕ ਹੀ ਕਰਤਾਰ ਹੈ। (ਉਸ) ਇਕ ਤੋਂ ਬਿਨਾ ਹੋਰ ਦੂਜਾ ਕੋਈ ਨਹੀਂ ਹੈ। ਸਭ ਰੂਪਾਂ ਰੰਗਾਂ ਵਾਲਾ ਉਹੀ ਹੈ। ੮।

(ਉਸ ਦੇ ਦੁਆਰ ਉਤੇ) ਕਈ ਇੰਦ੍ਰ ਪਾਣੀ ਪਿਲਾਉਣ ਵਾਲੇ ਸੁਰਾਹੀ-ਬਰਦਾਰ ਹਨ, ਕਈ ਬ੍ਰਹਮੇ ਵੇਦਾਂ ਦਾ ਉਚਾਰਨ ਕਰਨ ਵਾਲੇ ਹਨ। ਕਿਤਨੇ ਮਹੇਸ਼ ਦੁਆਰ ਉਤੇ ਬੈਠੇ ਹਨ। ਕਿਤਨੇ ਹੀ ਸੇਸਨਾਗ ਅਣਗਿਣਤ (ਨਾਮ ਜਪਦੇ ਹਨ)। ੯।

ਕਈ ਸੂਰ ਚੰਦ ਸਰੂਪ। ਕਈ ਇੰਦ੍ਰ ਕੀ ਸਮ ਭੂਪ।  
ਕਈ ਇੰਦ੍ਰ ਉਪਿੰਦ੍ਰ ਮੁਨਿੰਦ੍ਰ। ਕਈ ਮਛ ਕਛ ਫਲਿੰਦ੍ਰ। ੧੦।

ਕਈ ਕੋਟਿ ਕ੍ਰਿਸ਼ਨ ਅਵਤਾਰ। ਕਈ ਰਾਮ ਬਾਰ ਬੁਹਾਰ।  
ਕਈ ਮਛ ਕਛ ਅਨੇਕ। ਅਵਿਲੋਕ ਦੁਆਰਿ ਬਿਸੇਖ। ੧੧।

ਕਈ ਸੁਕੁ ਬੁਸਪਤਿ ਦੇਖਿ। ਕਈ ਦਤ ਗੋਰਖ ਭੇਖ।  
ਕਈ ਰਾਮ ਕ੍ਰਿਸ਼ਨ ਰਸੂਲ। ਬਿਨੁ ਨਾਮ ਕੋ ਨ ਕਬੂਲ। ੧੨।

ਬਿਨੁ ਏਕੁ ਆਸੈ ਨਾਮਾ ਨਹੀਂ ਔਰ ਕੌਨੈ ਕਾਮਾ।  
ਜੋ ਮਾਨਿ ਹੈ ਗੁਰਦੇਵਾ। ਤੇ ਜਾਨਿ ਹੈ ਅਨਭੇਵਾ। ੧੩।

ਬਿਨੁ ਤਾਸੁ ਔਰ ਨ ਜਾਨੁ। ਚਿਤ ਆਨ ਭਾਵ ਨ ਆਨੁ।  
ਇਕ ਮਾਨਿ ਜੈ ਕਰਤਾਰ। ਜਿਤੁ ਹੋਇ ਅੰਤਿ ਉਧਾਰੁ। ੧੪।

ਬਿਨੁ ਤਾਸ ਯੋਂ ਨ ਉਧਾਰੁ। ਜੀਅ ਦੇਖਿ ਯਾਰ ਬਿਚਾਰਿ।  
ਜੋ ਜਾਪਿ ਹੈ ਕੋਈ ਔਰ। ਤਬ ਛੁਟਿ ਹੈ ਵਹ ਠੌਰਾ। ੧੫।

ਜਿਹ ਰਾਗ ਰੰਗ ਨ ਰੂਪਾ। ਸੋ ਮਾਨੀਐ ਸਮ ਰੂਪਾ।  
ਬਿਨੁ ਏਕ ਤਾ ਕਰ ਨਾਮਾ ਨਹਿ ਜਾਨ ਦੂਸਰ ਧਾਮਾ। ੧੬।

ਜੋ ਲੋਕ ਅਲੋਕ ਬਨਾਇ। ਫਿਰ ਲੇਤ ਆਪਿ ਪਿਲਾਇ।  
ਜੋ ਚਹੈ ਦੇਹ ਉਧਾਰੁ। ਸੋ ਭਜਨ ਏਕੰਕਾਰ। ੧੭।

ਜਿਨਿ ਰਾਚਿਯੋ ਬੁਹਮੰਡ। ਸਬ ਲੋਕ ਅੱ ਨਵ ਖੰਡ।  
ਤਿਹ ਕਿਉ ਨ ਜਾਪ ਜਪੰਡ। ਕਿਮ ਜਾਨ ਕੂਪਿ ਪਰੰਤ। ੧੮।  
ਜੜ ਜਾਪ ਤਾ ਕਰ ਜਾਪ। ਜਿਨਿ ਲੋਕ ਚਉਦਹੰ ਥਧਾ।  
ਤਿਸੁ ਜਪੀਐ ਨਿਤ ਨਾਮਾ ਸਭ ਹੋਹਿ ਪੂਰਨ ਕਾਮਾ। ੧੯।

ਗਨਿ ਚਉਥਿਸੈ ਅਵਤਾਰ। ਬਹੁ ਕੈ ਕਹੇ ਬਿਸਥਾਰ।  
ਅਬ ਗਨੈ ਉਪ ਅਵਤਾਰ। ਜਿਮਿ ਧਰੇ ਰੂਪ ਮੁਰਾਰ। ੨੦।

ਜੇ ਧਰੇ ਬੁਹਮਾ ਰੂਪਾ। ਤੇ ਕਰੋ ਕਾਬਿ ਅਨੁਪਾ।  
ਜੇ ਧਰੇ ਰੁਦ੍ਰ ਅਵਤਾਰ। ਅਬ ਕਹੋ ਤਾਹਿ ਬਿਚਾਰ। ੨੧।

ਸੂਰਜਾਂ ਅਤੇ ਚੰਦ੍ਰਮਾਂ ਦੇ ਕਿਤਨੇ ਹੀ ਸੂਰਪ ਹਨ। ਇੰਦਰ ਵਰਗੇ ਕਿਤਨੇ ਰਾਜੇ ਹਨ। ਕਿਤਨੇ ਹੀ ਇੰਦ੍ਰ, ਉਪਿੰਦ੍ਰ (ਬਾਵਨ ਅਵਤਾਰ) ਅਤੇ ਕਿਤਨੇ ਹੀ ਮਹਾ ਮੁਨੀ ਹਨ। ਕਿਤਨੇ ਹੀ ਮੱਛ ਅਵਤਾਰ, ਕੱਛ ਅਵਤਾਰ ਅਤੇ ਸੇਸਨਾਗ ਹਨ। ੧੦।

ਕਈ ਕਰੋੜ ਕ੍ਰਿਸ਼ਨ ਅਵਤਾਰ ਹਨ। ਕਿਤਨੇ ਹੀ ਰਾਮ (ਉਸ ਦੇ) ਦੁਆਰ ਉਤੇ ਝਾੜੂ ਦਿੰਦੇ ਹਨ। ਕਿਤਨੇ ਹੀ ਮੱਛ ਅਤੇ ਅਨੇਕ ਹੀ ਕੱਛ (ਅਵਤਾਰ) ਹਨ ਜੋ (ਉਸ ਦੇ) ਵਿਸ਼ੇਸ਼ ਦੁਆਰ ਨੂੰ ਵੇਖ ਰਹੇ ਹਨ। ੧੧।

ਕਿਤਨੇ ਹੀ ਸੁਕੁ ਅਤੇ ਬੁਹਮਪਤੀ ਵੇਖੇ ਜਾਂਦੇ ਹਨ। ਕਿਤਨੇ ਹੀ ਦੱਤਾਤ੍ਰੇਯ ਅਤੇ ਗੋਰਖ ਦੇ ਭੇਖ ਹਨ। ਕਈ ਰਾਮ, ਕ੍ਰਿਸ਼ਨ ਅਤੇ ਰਸੂਲ (ਮੁਹੰਮਦ) ਹਨ, ਪਰ ਨਾਮ ਤੋਂ ਬਿਨਾ (ਉਸ ਦੇ ਦੁਆਰ ਤੇ) ਕੋਈ ਵੀ ਪ੍ਰਵਾਨ ਨਹੀਂ ਹੈ। ੧੨।

ਇਕ (ਪ੍ਰਭੂ ਦੇ) ਨਾਮ ਦੇ ਆਸਰੇ ਤੋਂ ਬਿਨਾ ਹੋਰ ਸਾਰੇ (ਸਾਧਨ, ਧਰਮ-ਕਰਮ) ਕਿਸੇ ਕੰਮ ਦੇ ਨਹੀਂ ਹਨ। ਜੋ ਗੁਰੂ ਦੇ ਉਪਦੇਸ਼ ਨੂੰ ਮੰਨਦੇ ਹਨ, ਉਹੀ (ਉਸ) ਭੇਦ ਰਹਿਤ (ਪ੍ਰਭੂ) ਨੂੰ ਪਛਾਣ ਸਕਦੇ ਹਨ। ੧੩।

ਉਸ ਤੋਂ ਬਿਨਾ ਕਿਸੇ ਨੂੰ (ਕੁਝ) ਨ ਸਮਝੋ ਅਤੇ ਚਿਤ ਵਿਚ ਹੋਰ ਭਾਵ (ਦੈਤ ਭਾਵ) ਨ ਲਿਆਓ। (ਸਦਾ) ਇਕ ਕਰਤਾਰ ਦੀ ਜੈ ਨੂੰ ਹੀ ਮੰਨੋ, ਜਿਸ ਕਰ ਕੇ ਅੰਤ ਵਿਚ ਉੱਧਾਰ ਹੋ ਏਗਾ। ੧੪।

ਉਸ ਤੋਂ ਬਿਨਾ ਇਸ ਤਰ੍ਹਾਂ (ਦੇ ਕਰਮ ਕਰਨ ਨਾਲ) ਉੱਧਾਰ ਨਹੀਂ ਹੋਵੇਗਾ। ਹੇ ਮਿਤਰ! ਮਨ ਵਿਚ ਵਿਚਾਰ ਪੂਰਵਕ ਵੇਖ ਲੈ। ਜੋ ਕਿਸੇ ਹੋਰ ਦਾ ਜਾਪ ਕਰਦਾ ਹੈ, ਤਦ (ਉਸ ਪਸੋਂ) ਉਹ ਸਥਾਨ (ਪ੍ਰਭੂ ਦੀ ਦਰਗਾਹ) ਛੁਟ ਜਾਂਦੀ ਹੈ। ੧੫।

ਜਿਸ ਦਾ (ਕੋਈ) ਰਾਗ, ਰੰਗ ਅਤੇ ਰੂਪ ਨਹੀਂ ਹੈ, ਉਸ ਨੂੰ (ਸਭ ਲਈ) ਸਮਾਨ ਰੂਪ ਵਿਚ ਮੰਨਣਾ ਚਾਹੀਦਾ ਹੈ। ਉਸ ਇਕ (ਪ੍ਰਭੂ) ਦੇ ਨਾਮ ਤੋਂ ਬਿਨਾ ਕਿਸੇ ਹੋਰ ਘਰ ਨੂੰ ਨ ਪਛਾਣੋ। ੧੬।

ਜੋ ਲੋਕ ਅਤੇ ਪਰਲੋਕ ('ਅਲੋਕ') ਨੂੰ ਸਿਰਜਦਾ ਹੈ ਅਤੇ ਫਿਰ (ਸਭ ਨੂੰ) ਆਪਣੇ ਵਿਚ ਮਿਲਾ ਲੈਂਦਾ ਹੈ। ਜੋ ਆਪਣੇ ਸਰੀਰ ਦੇ ਉੱਧਾਰ ਦੀ ਇੱਛਾ ਰਖਦਾ ਹੈ, ਉਸ ਨੂੰ ਇਕ ਪਰਮਸੱਤਾ ਦਾ ਭਜਨ ਕਰਨਾ ਚਾਹੀਦਾ ਹੈ। ੧੭।

ਜਿਸ ਨੇ ਬੁਹਮੰਡ, ਸਾਰੇ ਲੋਕਾਂ ਅਤੇ ਨੌਂ ਖੰਡਾਂ ਦੀ ਰਚਨਾ ਕੀਤੀ ਹੈ, ਉਸ ਦੇ ਜਾਪ ਨੂੰ ਕਿਉਂ ਨਹੀਂ ਜਪਦਾ ਅਤੇ ਕਿਉਂ (ਆਪਣੀ) ਜਾਨ ਨੂੰ ਖੂਹ ਵਿਚ ਪਾਉਂਦਾ ਹੈ। ੧੮।

ਹੋ ਮੂਰਖ! ਉਸ ਦੇ ਜਾਪ ਨੂੰ ਜਪ ਜਿਸ ਨੇ ਚੌਂਦਾਂ ਲੋਕਾਂ ਦੀ ਸਥਾਪਨਾ ਕੀਤੀ ਹੈ। ਉਸ ਦੇ ਨਾਮ ਨੂੰ ਨਿੱਤ ਜਪਣਾ ਚਾਹੀਦਾ ਹੈ। (ਜਿਸ ਦੇ ਫਲਸਰੂਪ) ਸਾਰੀਆਂ ਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ੧੯।

(ਜੋ) ਚੌਥੀਸ ਅਵਤਾਰ ਗਿਣੇ ਜਾਂਦੇ ਹਨ, (ਉਨ੍ਹਾਂ ਨੂੰ ਸੈਂ) ਬਹੁਤ ਵਿਸਥਾਰ ਨਾਲ ਕਿਹਾ ਹੈ। ਹੁਣ ਉਪ-ਅਵਤਾਰਾਂ ਦਾ ਵਰਣਨ ਕਰਦਾ ਹਾਂ ਜਿਵੇਂ ਮੁਰਾਰ (ਪ੍ਰਭੂ) ਨੇ (ਉਹ) ਰੂਪ ਧਾਰਨ ਕੀਤੇ ਹਨ। ੨੦।

ਬੁਹਮਾ ਨੇ ਜੋ ਰੂਪ ਧਾਰਨ ਕੀਤੇ ਹਨ, ਉਨ੍ਹਾਂ ਨੂੰ ਅਨੁਪਮ ਕਵਿਤਾ ਵਿਚ ਕਹਿੰਦਾ ਹਾਂ। ਜੋ ਰੁਦ੍ਰ ਨੇ ਅਵਤਾਰ ਧਾਰਨ ਕੀਤੇ ਹਨ, ਹੁਣ ਉਨ੍ਹਾਂ ਨੂੰ ਵੀ ਵਿਚਾਰ ਕੇ ਕਹਿੰਦਾ ਹਾਂ। ੨੧।

ਕਲਿ ਤਾਸੁ ਆਗਿਆ ਦੀਨ। ਤਬ ਬੇਦ ਬ੍ਰਹਮਾ ਕੀਨ।  
ਤਬ ਤਾਸੁ ਬਾਘੋ ਗਰਬਾ ਸਰਿ ਆਪੁ ਜਾਨ ਨ ਸਰਬ। ੨੨।

ਸਰਿ ਮੋਹ ਕਬਿ ਨਹਿ ਕੋਇ। ਇਕ ਆਪ ਹੋਇ ਤ ਹੋਇ।  
ਕਛੁ ਕਾਲ ਕੀ ਭੂਅ ਬਦ੍ਰ। ਛਿਤਿ ਡਾਰੀਆ ਜਿਮ ਸਕ੍ਰ। ੨੩।

ਜਬ ਗਿਰ੍ਯੋ ਭੂ ਤਰਿ ਆਨਿ। ਮੁਖ ਚਾਰ ਬੇਦ ਨਿਧਾਨ।  
ਉਠਿ ਲਾਗਿਆ ਫਿਰ ਸੇਵ। ਜੀਅ ਜਾਨਿ ਦੇਵਿ ਅਭੇਵ। ੨੪।

ਦਸ ਲਖ ਬਰਖ ਪ੍ਰਮਾਨ। ਕੀਆ ਦੇਵਿ ਸੇਵ ਮਹਾਨ।  
ਕਿਮਿ ਹੋਇ ਮੋਹਿ ਉਧਾਰ। ਅਸ ਦੇਹੁ ਦੇਵ ਬਿਚਾਰ। ੨੫।  
ਦੇਵੈ ਵਾਚ ਬ੍ਰਹਮਾ ਪ੍ਰਤਿ

ਮਨ ਚਿਤ ਕੈ ਕਰਿ ਸੇਵ। ਤਬ ਰੀਝਿ ਹੈ ਗੁਰਦੇਵ।  
ਤਬ ਹੋਇ ਨਾਥ ਸਨਾਥ। ਜਗਨਾਥ ਦੀਨਾ ਨਾਥ। ੨੬।

ਸੁਨਿ ਬੈਨ ਯੋ ਮੁਖਚਾਰ। ਕੀਆ ਚਉਕ ਚਿਤਿ ਬਿਚਾਰ।  
ਉਠਿ ਲਾਗਿਆ ਹਰਿ ਸੇਵ। ਜਿਹ ਭਾਤਿ ਭਾਖ੍ਯੋ ਦੇਵ। ੨੭।

ਪਰਿ ਪਾਇ ਚੰਡਿ ਪ੍ਰਚੰਡ। ਜਿਹ ਮੰਡ ਚੁਸਟ ਅਖੰਡ।  
ਜੂਲਾਛ ਲੋਚਨ ਧੂਮ। ਹਨਿ ਜਾਸੁ ਭਾਰੇ ਭੂਮਿ। ੨੮।

ਤਿਸੁ ਜਾਪਿ ਹੋ ਜਬ ਜਾਪ। ਤਬ ਹੋਇ ਪੂਰਨ ਸ੍ਰਾਪ।  
ਉਠਿ ਲਾਗ ਕਾਲ ਜਪੰਨ। ਹਠਿ ਤਿਆਗ ਆਵ ਸਰੰਨ। ੨੯।

ਜੇ ਜਾਤ ਤਾਸੁ ਸਰੰਨਿ। ਤੇ ਹੈ ਧਰਾ ਮੈ ਧਨਿ।  
ਤਿਨ ਕਉ ਨ ਕਉਨੈ ਤ੍ਰਾਸ। ਸਬ ਹੋਤ ਕਾਰਜ ਰਾਸ। ੩੦।  
ਦਸ ਲਛ ਬਰਖ ਪ੍ਰਮਾਨ। ਰਹ੍ਯੋ ਠਾਢ ਏਕ ਪਗਾਨ।  
ਚਿਤ ਲਾਇ ਕੀਨੀ ਸੇਵ। ਤਬ ਰੀਝਿ ਗੇ ਗੁਰਦੇਵ। ੩੧।  
ਜਬ ਭੇਤ ਦੇਵੀ ਦੀਨ। ਤਬ ਸੇਵ ਬ੍ਰਹਮਾ ਕੀਨ।  
ਜਬ ਸੇਵ ਕੀ ਚਿਤ ਲਾਇ। ਤਬ ਰੀਝਿ ਗੇ ਹਰਿ ਰਾਇ। ੩੨।

ਤਬ ਭਯੋ ਸੁ ਐਸ ਉਚਾਰ। ਹਉ ਆਹਿ ਗ੍ਰਾਬ ਪ੍ਰਹਾਰ।  
ਮਮ ਗਰਬ ਕਹੂੰ ਨ ਛੋਰਿ। ਸਭ ਕੀਨ ਜੇਰ ਮਰੋਰਿ। ੩੩।

(ਜਦ) ਕਾਲ ਪੁਰਖ ਨੇ ਉਸ ਨੂੰ ਆਗਿਆ ਚਿੱਤੀ ਤਦ ਬ੍ਰਹਮਾ ਨੇ ਵੇਦਾਂ ਨੂੰ ਉਚਾਰਿਆ। ਤਦ ਉਸ ਨੂੰ ਹੰਕਾਰ ਹੋ ਗਿਆ (ਤਾਂ ਉਸ ਨੇ) ਆਪਣੇ ਸਮਾਨ ਸਾਰਿਆਂ ਨੂੰ ਨ ਸਮਝਿਆ। ੨੨।

ਮੇਰੇ ਵਰਗ ਹੋਰ ਕੋਈ ਕਵੀ ਨਹੀਂ ਹੈ। ਇਕ (ਮੈਂ) ਆਪ (ਆਪਣੇ ਵਰਗ) ਹੋਵਾਂ ਤਾਂ ਹੋਵਾਂ। (ਉਸ ਦੀ ਅਜਿਹੀ ਮਨੋ-ਸਥਿਤੀ ਕਰ ਕੇ) ਕਾਲ ਪੁਰਖ ਦੀਆਂ ਭਵਾਂ ਟੇਢੀਆਂ ਹੋ ਗਈਆਂ ਅਤੇ ਇੰਦਰ ('ਸਕ੍ਰ') ਵਾਂਗ ਧਰਤੀ ਉਤੇ ਸੁਟ ਦਿੱਤਾ। ੨੩।

ਜਦ ਉਹ ਧਰਤੀ ਉਤੇ ਆ ਕੇ ਡਿਗਿਆ, (ਤਦ) ਚਾਰ ਮੂੰਹਾਂ ਵਾਲੇ ਅਤੇ ਵੇਦਾਂ (ਦੇ ਗਿਆਨ) ਦੇ ਖਜ਼ਾਨੇ ਬ੍ਰਹਮਾ ਨੇ ਫਿਰ ਜੀ ਜਾਨ ਨਾਲ ਅਭੇਵ ਪ੍ਰਭੂ ਦੀ ਸੇਵਾ ਸ਼ੁਰੂ ਕਰ ਦਿੱਤੀ। ੨੪।

ਦਸ ਲੱਖ ਵਾਰ੍ਹਿਆਂ ਤਕ (ਉਸ ਨੇ) ਮਹਾਨ ਦੇਵ (ਪ੍ਰਭੂ) ਦੀ ਸੇਵਾ ਕੀਤੀ (ਅਤੇ ਕਿਹਾ--) ਹੋ ਦੇਵ! (ਮੈਨੂੰ) ਅਜਿਹਾ ਵਿਚਾਰ ਦਿਓ ਕਿ ਮੇਰਾ ਜਿਵੇਂ ਕਿਵੇਂ ਉਧਾਰ ਹੋਵੇ। ੨੫।  
(ਦੇਵ) ਨੇ ਬ੍ਰਹਮਾ ਨੂੰ ਕਿਹਾ--

(ਹੋ ਬ੍ਰਹਮਾ! ਨੂੰ) ਮਨ ਚਿਤ ਲਗਾ ਕੇ ਸੇਵਾ ਕਰ, ਤਦ ਗੁਰੂਦੇਵ ਤੇਰੇ ਉਤੇ ਪ੍ਰਸੰਨ ਹੋਣਗੇ। ਤਦ (ਨੂੰ) ਉਸ ਨਾਥ, ਜੋ ਜਗਤ ਦਾ ਨਾਥ ਅਤੇ ਦੀਨਾਂ ਦਾ ਨਾਥ ਹੈ, (ਨੂੰ ਪ੍ਰਾਪਤ ਕਰ ਕੇ) ਸਨਾਥ (ਸਮਰਥ) ਹੋਵੇਂਗਾ। ੨੬।

ਬ੍ਰਹਮਾ ਨੇ ਇਸ ਤਰ੍ਹਾਂ ਦੇ ਬਚਨ ਸੁਣ ਕੇ ਅਤੇ ਚੌਂਕ ਕੇ ਚਿਤ ਵਿਚ ਵਿਚਾਰ ਕੀਤਾ। (ਫਿਰ) ਉਠ ਕੇ ਹਰਿ ਦੀ ਸੇਵਾ ਵਿਚ ਲਗ ਗਿਆ ਜਿਸ ਤਰ੍ਹਾਂ ਦੇਵ (ਪ੍ਰਭੂ) ਨੇ ਕਿਹਾ ਸੀ। ੨੭।

ਪ੍ਰਚੰਡ ਚੰਡੀ ਦੇ ਪੈਰਿਂ ਧੈ ਗਿਆ ਜਿਸ ਨੇ ਨ ਖੰਡੇ ਜਾ ਸਕਣ ਵਾਲੇ ਦੁਸ਼ਟਾਂ ਨਾਲ (ਰਣ) ਮੰਡਿਆ ਸੀ ਅਤੇ ਜਿਸ ਨੇ ਜੂਲਾਛ ਅਤੇ ਧੂਮ੍ਰਲੋਚਨ ਨੂੰ ਮਾਰ ਕੇ ਭੂਮੀ ਉਤੇ ਸੁਟ ਦਿੱਤਾ ਸੀ। ੨੮।

ਚੰਡੀ ਨੇ ਕਿਹਾ--ਜਦੋਂ ਉਸ ਦਾ ਜਾਪ ਜਪੋਗੇ ਤਦ ਸਰਾਪ ਪੂਰਾ (ਭਾਵ ਖਤਮ) ਹੋ ਜਾਵੇਗਾ। (ਇਹ ਸੁਣ ਕੇ ਬ੍ਰਹਮਾ) ਕਾਲ ਪੁਰਖ ਦਾ ਜਾਪ ਕਰਨ ਲਗ ਗਿਆ ਅਤੇ ਹਠ ਨੂੰ ਤਿਆਗ ਕੇ ਸ਼ਰਨ ਵਿਚ ਆ ਗਿਆ। ੨੯।

ਜੋ ਉਸ ਦੀ ਸ਼ਰਨ ਵਿਚ ਜਾਂਦੇ ਹਨ, ਉਹ ਧਰਤੀ ਉਤੇ ਧੰਨ ਹਨ। ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਹੈ ਅਤੇ ਉਨ੍ਹਾਂ ਦੇ ਸਾਰੇ ਕਾਰਜ ਰਾਸ ਹੋ ਜਾਂਦੇ ਹਨ। ੩੦।

ਦਸ ਲੱਖ ਵਾਰ੍ਹਿਆਂ ਤਕ (ਬ੍ਰਹਮਾ) ਇਕ ਪੈਰ ਉਤੇ ਖੜੋਤਾ ਰਿਹਾ। (ਇਸ ਤਰ੍ਹਾਂ) ਚਿਤ ਲਗ ਕੇ ਸੇਵਾ ਕੀਤੀ, ਤਦ (ਜਾ ਕੇ) ਗੁਰੂਦੇਵ ਪ੍ਰਸੰਨ ਹੋਏ। ੩੧।

ਜਦ ਦੇਵੀ ਨੇ (ਕਾਲ ਪੁਰਖ ਦੀ ਸੇਵਾ ਦਾ) ਭੇਦ ਦਸ ਦਿੱਤਾ, ਤਦ ਬ੍ਰਹਮਾ ਨੇ (ਚਿਤ ਲਗ ਕੇ) ਸੇਵਾ ਕੀਤੀ। ਜਦ ਚਿਤ ਲਗ ਕੇ ਸੇਵਾ ਕੀਤੀ, ਤਦ ਹਰਿ ਰਾਇ (ਪ੍ਰਭੂ) ਪ੍ਰਸੰਨ ਹੋ ਗਏ। ੩੨।

ਤਦ ਇਸ ਤਰ੍ਹਾਂ (ਦੀ ਬਾਣੀ) ਦਾ ਉਚਾਰ ਹੋਇਆ (ਭਾਵ--ਆਕਾਸ ਬਾਣੀ ਹੋਈ--) (ਹੋ ਬ੍ਰਹਮਾ!) ਮੈਂ ਹੰਕਾਰ ਨੂੰ ਖਤਮ ਕਰਨ ਵਾਲਾ ਹਾਂ। ਮੈਂ ਕਿਸੇ ਦਾ ਹੰਕਾਰ ਨਹੀਂ ਛੱਡਿਆ ਹੈ। ਸਭ ਨੂੰ ਮਰੋੜ ਕੇ ਆਪਣੇ ਅਧੀਨ ਕਰ ਲਿਆ ਹੈ। ੩੩।

ਤੈ ਗਰਬ ਕੀਨ ਸੁ ਕਾਹਿ। ਨਹਿ ਮੋਹ ਭਾਵਤ ਤਾਹਿ।  
ਅਬ ਕਰੋ ਏਕ ਬਿਚਾਰਾ। ਜਿਮਿ ਹੋਇ ਤੋਹਿ ਉਧਾਰਾ। ੩੪।  
ਧਰਿ ਸਪਤ ਭੂਮਿ ਵਤਾਰਾ। ਤਬ ਹੋਇ ਤੋਹਿ ਉਧਾਰਿ।  
ਸੋਈ ਮਾਨ ਬ੍ਰਹਮਾ ਲੀਨ। ਧਰਿ ਜਨਮ ਜਗਤਿ ਨਵੀਨ। ੩੫।  
ਮੁਰਿ ਨਿੰਦ ਉਸਤਤਿ ਤੂਲਿ। ਇਮਿ ਜਾਨਿ ਜੀਯ ਜਿਨਿ ਭੂਲਿ।  
ਇਕ ਕਰੋ ਔਰ ਬਿਚਾਰਾ। ਸੁਨਿ ਲੇਹੁ ਬ੍ਰਹਮ ਕੁਮਾਰਾ। ੩੬।

ਇਕ ਬਿਸਨੁ ਮੋਹਿ ਧਿਆਨ। ਬਹੁ ਸੋਵਿ ਮੋਹਿ ਰਿਝਾਨ।  
ਤਿਨਿ ਮਾਗਿਆ ਬਰ ਐਸਾ। ਮਮ ਦੀਨ ਤਾ ਕਹੁ ਤੈਸਾ। ੩੭।

ਮਮ ਤਾਸ ਭੇਦ ਨ ਕੋਇ। ਸਬ ਲੋਕ ਜਾਨਤ ਸੋਇ।  
ਤਿਹ ਜਾਨ ਹੈ ਕਰਤਾਰ। ਸਬ ਲੋਕ ਅਲੋਕ ਪਹਾਰਾ। ੩੮।  
ਜਬ ਜਬ ਧਰੇ ਬਪੁ ਸੋਇ। ਜੋ ਜੋ ਪਰਾਕ੍ਰਮ ਹੋਇ।  
ਸੋ ਸੋ ਕਥੋ ਅਬਿਚਾਰਾ। ਸੁਨਿ ਲੇਹੁ ਬ੍ਰਹਮ ਕੁਮਾਰਾ। ੩੯।

### ਨਰਾਜ ਛੰਦ

ਸੁ ਧਾਰਿ ਮਾਨੁਖੀ ਬਪੁੰ ਸੰਭਾਰਿ ਰਾਮ ਜਾਗਿ ਹੈ।  
ਬਿਸਾਰਿ ਸਸਤ੍ਰ ਅਸਤ੍ਰਣੁੰ ਜੁਝਾਰ ਸਤ੍ਰੁ ਭਾਗਿ ਹੈ।  
ਬਿਚਾਰ ਜੋਨ ਜੋਨ ਭਯੋ ਸੁਧਾਰਿ ਸਰਬ ਭਾਖੀਯੋ।  
ਹਜਾਰ ਕੋਊ ਨ ਕਿਯੋ ਕਰੋ ਬਿਚਾਰਿ ਸਬਦ ਰਾਖੀਯੋ। ੪੦।

ਚਿਤਾਰਿ ਬੈਣ ਵਾਕਿਸੰ ਬਿਚਾਰਿ ਬਾਲਮੀਕ ਭਯੋ।  
ਜੁਝਾਰ ਰਾਮਚੰਦ੍ਰ ਕੋ ਬਿਚਾਰ ਚਾਰੁ ਉਚਰਯੋ।  
ਸੁ ਸਪਤ ਕਾਂਡਣੇ ਕਥਯੋ ਅਸਕਤ ਲੋਕੁ ਹੁਇ ਰਹਯੋ।  
ਉਤਾਰ ਚਤ੍ਰਾਨਨੋ ਸੁਧਾਰਿ ਐਸ ਕੈ ਕਹਯੋ। ੪੧।

ਇਤਿ ਸ੍ਰੀ ਬਚਿੜ੍ਹ ਨਟਕ ਗ੍ਰੰਥੇ ਬ੍ਰਹਮਾ ਪ੍ਰਤਿ ਆਗਿਆ ਸਮਾਪਤੰ।

### ਨਰਾਜ ਛੰਦ

ਸੁ ਧਾਰਿ ਅਵਤਾਰ ਕੋ ਬਿਚਾਰ ਦੂਜ ਭਾਖਿ ਹੈ।  
ਬਿਸੇਖ ਚਤ੍ਰਾਨ ਕੇ ਅਸੇਖ ਸ੍ਰਾਦ ਚਾਖਿ ਹੈ।  
ਅਕਰਖ ਦੇਵਿ ਕਾਲਿਕਾ ਅਨਿਰਖ ਸਬਦ ਉਚਰੋ।  
ਸੁ ਬੀਨ ਬੀਨ ਕੈ ਬਡੇ ਪ੍ਰਾਣੀਨ ਅਛ੍ਵ ਕੋ ਧਰੋ। ੧।

ਤੂੰ ਕਿਸ ਲਈ ਹੰਕਾਰ ਕੀਤਾ ਹੈ। ਇਸ ਲਈ (ਤੂੰ) ਮੈਨੂੰ ਚੰਗਾ ਨਹੀਂ ਲਗਾ।  
ਹੁਣ ਇਕ ਵਿਚਾਰ (ਜੁਗਤ) ਕਹਿੰਦਾ ਹਾਂ, ਜਿਸ ਤਰ੍ਹਾਂ ਤੇਰਾ ਉਧਾਰ ਹੋਵੇਗਾ। ੩੪।

(ਤੂੰ) ਧਰਤੀ ਉਤੇ ਜਾ ਕੇ ਸੱਤ ਅਵਤਾਰ ਧਾਰਨ ਕਰ, ਤਦ ਤੇਰਾ ਉਧਾਰ ਹੋਵੇਗਾ।  
ਉਹ (ਆਗਿਆ) ਬ੍ਰਹਮਾ ਨੇ ਮੰਨ ਲਈ ਅਤੇ ਜਗਤ ਵਿਚ ਨਵੇਂ ਜਨਮ ਧਾਰਨ ਕੀਤੇ। ੩੫।  
ਮੇਰੇ ਲਈ ਰਿੰਦਿਆ ਅਤੇ ਉਸਤਤ ਇਕ-ਸਮਾਨ ਹਨ। ਇਸ ਤਰ੍ਹਾਂ ਚਿਤ ਵਿਚ  
ਜਾਣ ਲੈ, ਭੁਲੀਂ ਨਾ। ਇਕ ਹੋਰ ਵਿਚਾਰ ਕਹਿੰਦਾ ਹਾਂ। ਹੇ ਬ੍ਰਹਮਾ ਪੁੱਤਰ! (ਧਿਆਨ ਨਾਲ)  
ਸੁਣ ਲੈ। ੩੬।

ਇਕ ਵਿਸਣੂ (ਨਾਂ ਦੇ ਦੇਵਤਾ) ਨੇ ਵੀ ਮੇਰਾ ਧਿਆਨ (ਕੀਤਾ ਸੀ) ਅਤੇ ਬਹੁਤ ਸੇਵਾ  
ਕਰ ਕੇ ਮੈਨੂੰ ਰਿਝਾਇਆ ਸੀ। ਉਸ ਨੇ ਇਸ ਤਰ੍ਹਾਂ ਦਾ ਵਰ ਮੰਗਿਆ ਸੀ ਅਤੇ ਮੈਂ ਉਸ ਨੂੰ  
ਉਸੇ ਤਰ੍ਹਾਂ ਦਾ (ਵਰ) ਦੇ ਦਿੱਤਾ ਸੀ। ੩੭।

ਮੇਰੇ ਅਤੇ ਉਸ ਵਿਚ ਕੋਈ ਭੇਦ ਨਹੀਂ ਹੈ। ਇਸ (ਤੱਥ) ਨੂੰ ਸਾਰੇ ਲੋਕ ਜਾਣਦੇ  
ਹਨ। ਉਸੇ ਨੂੰ (ਲੋਕੀਂ) ਸਾਰੇ ਲੋਕ-ਪਰਲੋਕ ਅਤੇ ਪਰਬਤਾਂ ਦਾ ਕਰਤਾ ਸਮਝਦੇ ਹਨ। ੩੮।

ਜਦੋਂ ਜਦੋਂ ਉਹ (ਵਿਸਣੂ) ਕੋਈ ਸ਼ਰੀਰ (ਅਵਤਾਰ) ਧਾਰਨ ਕਰੇਗਾ ਅਤੇ ਜੋ ਜੋ  
ਪਰਾਕ੍ਰਮ ਕਰੇਗਾ, (ਤੂੰ) ਬਿਨਾ ਸੋਚੇ ਉਸ ਉਸ (ਪਰਾਕ੍ਰਮ) ਦਾ ਕਥਨ ਕਰ। ਹੇ ਬ੍ਰਹਮਾ  
ਪੁੱਤਰ! (ਧਿਆਨ ਪੂਰਵਕ) ਸੁਣ ਲੈ। ੩੯।

### ਨਰਾਜ ਛੰਦ

ਉਹ (ਵਿਸਣੂ) ਮਨੁੱਖ ਸ਼ਰੀਰ ਧਾਰ ਕੇ ਰਾਮ (ਰੂਪ ਵਿਚ ਸਸਤ੍ਰ) ਸੰਭਾਲ ਕੇ ਸਚੇਤ  
ਹੋਵੇਗਾ। (ਉਸ ਅਗੇ) ਜੁਝਾਰੂ ਵੈਰੀ ਵੀ ਸਸਤ੍ਰਾਂ ਅਸਤ੍ਰਾਂ ਨੂੰ ਤਿਆਗ ਕੇ ਭਜ ਜਾਣਗੇ।  
ਜੋ ਜੋ (ਉਸ ਪਾਸੋਂ ਪਰਾਕ੍ਰਮ ਹੋਣਗੇ), ਉਨ੍ਹਾਂ ਸਾਰਿਆਂ ਦਾ ਵਿਚਾਰ ਪੂਰਵਕ ਸੁਧਾਰ ਕੇ  
ਵਰਣਨ ਕਰਨਾ। (ਉਹ ਭਾਵੇਂ) ਹਜਾਰ ਕੌਤਕ ਕਿਉਂ ਨ ਕਰੇ, (ਉਨ੍ਹਾਂ ਨੂੰ) ਵਿਚਾਰ ਪੂਰਵਕ  
ਸ਼ਬਦਾਂ ਵਿਚ ਗੁੰਦਣਾ। ੪੦।

ਬ੍ਰਹਮਾ ('ਵਾਕਿਸੰ') ਨੇ ਆਕਾਸ਼ ਬਾਣੀ ਦੇ ਬੋਲਾਂ ਨੂੰ ਯਾਦ ਕਰ ਕੇ ਵਿਚਾਰਵਾਨ  
ਬਾਲਮੀਕ ਦੇ ਰੂਪ ਵਿਚ ਪ੍ਰਗਟ ਹੋਇਆ। ਸ੍ਰੀ ਰਾਮ ਚੰਦਰ ਦੇ ਯੁੱਧ ਨੂੰ ਸੁੰਦਰ ਵਿਚਾਰ  
ਨਾਲ ਕਥਨ ਕੀਤਾ। ਉਸ (ਕਥਾ) ਨੂੰ ਸੱਤ ਕਾਂਡਾਂ ਵਿਚ ਬਿਆਨ ਕੀਤਾ (ਜਿਸ ਨੂੰ ਪੜ੍ਹ  
ਕੇ) ਲੋਕੀਂ ਮੋਹਿਤ ਹੋ ਗਏ। ਇਹ ਚੌ-ਮੁਖੀਏ ਬ੍ਰਹਮਾ ਦਾ ਅਵਤਾਰ ਸੀ। (ਇਸ ਨੂੰ) ਇਸ  
ਤਰ੍ਹਾਂ ਸੁਧਾਰ ਕੇ ਕਥਨ ਕੀਤਾ ਹੈ। ੪੧।

ਇਥੇ ਬਚਿੜ੍ਹ ਨਟਕ ਗ੍ਰੰਥ ਦੀ ਬ੍ਰਹਮਾ ਪ੍ਰਤਿ ਆਗਿਆ ਦੀ ਸਮਾਪਤੀ।

### ਨਰਾਜ ਛੰਦ

ਉਸ (ਬ੍ਰਹਮਾ) ਨੇ ਅਵਤਾਰ ਧਾਰਨ ਕਰ ਕੇ ਵਿਚਾਰ ਪੂਰਵਕ (ਉਸ ਦੀ ਕਥਾ  
ਦਾ) ਹੋਰ ਢੰਗ ਨਾਲ ਵਰਣਨ ਕੀਤਾ ਹੈ। ਵਿਸ਼ੇਸ਼ ਪ੍ਰਕਾਰ ਦੀਆਂ ਚਤੁਰਾਈਆਂ (ਸਿਆਣਪਾਂ)  
ਦਾ ਅਦੁੱਤੀ ('ਅਸੇਖ') ਸੁਆਦ ਚਾਖਿਆ ਹੈ। ਦੇਵੀ ਕਾਲਿਕਾ ਨੂੰ ਆਪਣੇ ਵਲ  
ਆਕਰਸ਼ਿਤ ('ਆਕਰਖ') ਕਰ ਕੇ ਅਦਭੁਤ ਸ਼ਬਦਾਂ ਦਾ ਉਚਾਰਨ ਕੀਤਾ ਹੈ। ਉਸ ਨੇ ਚੁਣ-  
ਚੁਣ ਕੇ ਬੜੇ ਛੁੱਕਵੇਂ ਅੱਖਰਾਂ (ਸ਼ਬਦਾਂ) ਨੂੰ ਸੰਜੋਜਿਤ ਕੀਤਾ ਹੈ। ੧।

ਬਿਚਾਰਿ ਆਦਿ ਈਸ਼ੂਰੀ ਅਪਾਰ ਸਬਦੁ ਰਾਖੀਐ।  
ਚਿਤਾਰਿ ਕ੍ਰਿਪਾ ਕਾਲ ਕੀ ਜੁ ਚਾਹੀਐ ਸੁ ਭਾਖੀਐ।  
ਨ ਸੰਕ ਚਿਤਿ ਆਨੀਐ ਬਨਾਇ ਆਪ ਲੇਹਗੇ।  
ਸੁ ਕ੍ਰਿਤ ਕਾਬਿ ਕ੍ਰਿਤ ਕੀ ਕਬੀਸ ਅੱਤ ਦੇਹਗੇ। ੨।

ਸਮਾਨ ਗੁੰਗ ਕੇ ਕਾਵਿ ਸੁ ਕੈਸੇ ਕਾਬਿ ਭਾਖ ਹੈ।  
ਅਕਾਲ ਕਾਲ ਕੀ ਕ੍ਰਿਪਾ ਬਨਾਇ ਗ੍ਰੰਥ ਰਾਖਿ ਹੈ।  
ਸੁ ਭਾਖ੍ਯ ਕਉਮੰਦੀ ਪੜੇ ਗੁਨੀ ਅਸੰਖ ਰੀਤ ਹੈ।  
ਬਿਚਾਰਿ ਆਪਣੀ ਕ੍ਰਿੰਦ ਬਿਸੇਖ ਚਿਤਿ ਖੀਝਿ ਹੈ। ੩।

ਬਚਿੜ੍ਹ ਕਾਬ੍ਯ ਕੀ ਕਥਾ ਪਵਿੜ੍ਹ ਆਜ ਭਾਖੀਐ।  
ਸੁ ਸਿਧ ਬਿਧ ਦਾਇਨੀ ਸਮ੍ਰਿਧ ਬੈਨ ਰਾਖੀਐ।  
ਪਵਿੜ੍ਹ ਨਿਰਮਲੀ ਮਹਾ ਬਚਿੜ੍ਹ ਕਾਬ੍ਯ ਕਥੀਐ।  
ਪਵਿੜ੍ਹ ਸਬਦ ਉਪਜੈ ਚਰਿੜ੍ਹ ਕੌਂ ਨ ਕਿਜੀਐ। ੪।

ਸੁ ਸੇਵ ਕਾਲ ਦੇਵ ਕੀ ਅਭੇਵ ਜਾਨ ਕੀਜੀਐ।  
ਪ੍ਰਭਾਤ ਉਠਿ ਤਾਸੁ ਕੋ ਮਹਾਤ ਨਾਮ ਲੀਜੀਐ।  
ਅਸੰਖ ਦਾਨ ਦੇਹਿਂਗੇ ਦੁਰੰਤ ਸਤ੍ਤ ਘਾਇ ਹੈ।  
ਸੁ ਪਾਨ ਰਾਖਿ ਆਪਨੋ ਅਜਾਨ ਕੋ ਬਚਾਇ ਹੈ। ੫।

ਨ ਸੰਤ ਬਾਰ ਬਾਕਿ ਹੈ ਅਸੰਤ ਜੂਝਿ ਹੈ ਬਲੀ।  
ਬਿਸੇਖ ਸੈਨ ਭਾਜ ਹੈ ਸਿਤੰਸ ਰੇਣ ਨਿਰਦਲੀ।  
ਕਿ ਆਨਿ ਆਪੁ ਹਾਥ ਦੈ ਬਚਾਇ ਮੌਹਿ ਲੇਹਿਂਗੇ।  
ਦੁਰੰਤ ਘਾਟ ਅਉਘਟੇ ਕਿ ਦੇਖਨੈ ਨ ਦੇਹਿਂਗੇ। ੬।

ਇਤਿ ਅਵਤਾਰ ਬਾਲਮੀਕ ਪ੍ਰਿਥਮ ਸਮਾਪਤੰ ੧।  
ਦੁਤੀਯਾ ਅਵਤਾਰ ਬ੍ਰਹਮਾ ਕਸਪ ਕਥਨ

ਪਾਧੜੀ ਛੰਦ

ਪੂਨਿ ਧਰਾ ਬ੍ਰਹਮ ਕਸਪ ਵਤਾਰਾ। ਸੂਤਿ ਕਰੇ ਪਾਠ ਤ੍ਰੀਆ ਬਰੀ ਚਾਰ।  
ਮਥਨੀ ਸ਼੍ਰਿਸ਼ਟ ਕੀਨੀ ਪ੍ਰਗਾਸ। ਉਪਜਾਇ ਦੇਵ ਦਾਨਵ ਸੁ ਬਾਸ। ੨।

ਜੋ ਭਏ ਰਿਖਿ ਹੈ ਗੇ ਵਤਾਰਾ। ਤਿਨ ਕੋ ਬਿਚਾਰ ਕਿਨੋ ਬਿਚਾਰ।  
ਸੂਤਿ ਕਰੇ ਬੇਦ ਅਗੁ ਧਰੇ ਅਰਥਾ ਕਰ ਦਏ ਦੂਰ ਭੂਆ ਕੇ ਅਨਰਥਾ। ੩।

ਇਹ ਭਾਤਿ ਕੀਨ ਚੂਸੁ ਵਤਾਰਾ। ਅਬ ਕਰੋ ਤੋਹਿ ਤੀਸੁ ਬਿਚਾਰ।  
ਜਿਹ ਭਾਤਿ ਧਰਯੋ ਬਪੁ ਬ੍ਰਹਮ ਰਾਇ। ਸਭ ਕਹਯੋ ਤਾਹਿ ਨੀਕੇ ਸੁਭਾਇ। ੪।

ਇਤਿ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੁਤੀਯ ਅਵਤਾਰੇ ਬ੍ਰਹਮਾ ਕਸਪ ਸਮਾਪਤੰ ੨।

ਪਹਿਲਾਂ ਈਸਵਰ ਦਾ ਵਿਚਾਰ ਕਰ ਕੇ (ਫਿਰ) ਅਪਾਰ ਸ਼ਬਦਾਂ ਦੀ ਯੋਜਨਾ ਕੀਤੀ ਹੈ। (ਉਸ ਨੇ) ਕਾਲ ਪੁਰਖ ਨੂੰ ਯਾਦ ਕਰ ਕੇ ਜੋ ਚਾਹੀਦਾ ਸੀ, (ਉਸ ਦਾ) ਵਰਣਨ ਕੀਤਾ। ਚਿਤ ਵਿਚ ਕੋਈ ਸੰਕਾ ਨਹੀਂ ਲਿਆਣੀ ਚਾਹੀਦੀ, (ਪ੍ਰਭੂ) ਆਪ ਹੀ ਸੰਵਾਰਨ (ਦੀ ਸ਼ਕਤੀ ਦੇ ਦੇਣਗੇ)। ਉਸ ਦੇ ਕੀਤੇ ਹੋਏ ਕਾਵਿ ਦਾ ਯਸ਼ ਹੋਰ ਕਵੀ ਜਨ ਕਰਨਗੇ। ੨।

ਕਵੀ (ਬਾਲਮੀਕ) ਗੁੰਗੇ ਦੇ ਸਮਾਨ ਹੈ, ਕਿਸ ਤਰ੍ਹਾਂ ਕਵਿਤਾ ਉਚਾਰੇਗਾ। (ਪਰ) ਕਾਲ ਪੁਰਖ ਦੀ ਕ੍ਰਿਪਾ ਨਾਲ (ਉਸ ਨੇ) ਗ੍ਰੰਥ ਬਣਾ ਦਿੱਤਾ ਹੈ। ਉਸ ਨੂੰ (ਵੇਦਾਂ ਦੇ) ਭਾਸ ਅਤੇ ਕੌਮਦੀ ਨੂੰ ਪੜ੍ਹੇ ਹੋਏ ਗੁਣੀ ਜਨ (ਵਾਚ ਕੇ) ਵਿਸ਼ੇਸ਼ ਰੂਪ ਵਿਚ ਪ੍ਰਸੰਨ ਹੁੰਦੇ ਹਨ। (ਫਿਰ) ਆਪਣੀਆਂ ਰਚਨਾਵਾਂ ਨੂੰ ਵਿਚਾਰ ਕੇ ਚਿਤ ਵਿਚ ਬਹੁਤ ਖਿਲਦੇ ਹਨ। ੩।

(ਉਸ) ਵਿਚਿੜ੍ਹ ਕਾਵਿ ਦੀ ਕਥਾ (ਸੰਸਾਰ ਵਿਚ) ਅਜ ਤਕ ਪਵਿੜ੍ਹ ਕਹੀ ਜਾਂਦੀ ਹੈ। ਉਹ (ਕਥਾ) ਸਿੱਧੀ ਅਤੇ ਬਿੱਧੀ ਦੇਣ ਵਾਲੀ ਹੈ (ਅਤੇ ਉਸ ਵਿਚ) ਸਮ੍ਰਿਧ ਬਚਨ ਰਖੇ ਹੋਏ ਹਨ। (ਬਾਲਮੀਕ ਨੇ ਜਿਸ) ਵਿਚਿੜ੍ਹ ਕਾਵਿ ਦਾ ਕਥਨ ਕੀਤਾ ਹੈ, (ਉਹ) ਬਹੁਤ ਹੀ ਪਵਿੜ੍ਹ ਅਤੇ ਨਿਰਮਲ ਹੈ। (ਉਸ ਵਿਚੋਂ) ਪਵਿੜ੍ਹ ਸ਼ਬਦ ਪੈਦਾ ਹੁੰਦਾ ਹੈ। (ਉਸ ਵਿਚਲੇ) ਚਰਿੜ੍ਹ (ਭਾਵ--ਰਾਮ ਦੇ ਸਰੂਪ ਦੀ ਉਪਮਾ) ਨਹੀਂ ਕੀਤੀ ਜਾ ਸਕਦੀ। ੪।

ਇਸ ਲਈ ਕਾਲ ਪੁਰਖ ਨੂੰ 'ਅਭੇਵ' ਜਣ ਕੇ ਸੇਵਾ ਕਰਨੀ ਚਾਹੀਦੀ ਹੈ। ਪ੍ਰਭਾਤ ਵੇਲੇ ਉਠ ਕੇ ਉਸ ਦੇ ਮਹਾਨ ਨਾਮ ਦਾ ਸਿਮਰਨ ਕਰਨਾ ਚਾਹੀਦਾ ਹੈ। (ਉਸ ਦੇ ਨਾਮ-ਲੇਵਾ) ਬੇਅੰਤ ਵੈਰੀਆਂ ਨੂੰ ਮਾਰ ਕੇ ਅਸੰਖ (ਲੋਕਾਂ ਨੂੰ) ਦਾਨ ਦੇਣਗੇ। (ਉਸ) ਅਜਾਣ ਨੂੰ (ਕਾਲ ਪੁਰਖ) ਆਪਣਾ ਹੱਥ ਦੇ ਕੇ ਮੈਨੂੰ ਬਚਾ ਲੈਣਗੇ। ਬਹੁਤ ਔਖੀਆਂ ਘਟਨਾਵਾਂ ਨੂੰ ਨਹੀਂ ਘਟਣ ਦੇਣਗੇ ਅਤੇ (ਵੈਰੀ ਨੂੰ) ਦੇਖਣ ਵੀ ਨਹੀਂ ਦੇਣਗੇ। ੫।

ਸੰਤਾਂ ਦਾ ਵਾਲ ਵੀ ਵਿੰਗਾ ਨਹੀਂ ਹੁੰਦਾ ਹੈ ਅਤੇ ਅਸੰਤ ਸੂਰਮੇ ਜੂਝ ਮਰਦੇ ਹਨ। (ਉਨ੍ਹਾਂ ਦੀ) ਨ ਦਲੀ ਜਾ ਸਕਣ ਵਾਲੀ ਵਿਸ਼ੇਸ਼ ਸੈਨਾ ਭਜ ਜਾਂਦੀ ਹੈ, (ਜਿਵੇਂ) ਚੰਦ੍ਰਮਾ ('ਸਿਤੰਸ') ਦੀਆਂ ਕਿਰਨਾਂ (ਅਗੇ) ਰਾਤ (ਦਾ) ਹਨੇਰਾ ਖਤਮ ਹੋ ਜਾਂਦਾ ਹੈ। (ਉਸ ਵੇਲੇ) ਪ੍ਰਭੂ ਆਪਣਾ ਹੱਥ ਦੇ ਕੇ ਮੈਨੂੰ ਬਚਾ ਲੈਣਗੇ। ਬਹੁਤ ਔਖੀਆਂ ਘਟਨਾਵਾਂ ਨੂੰ ਨਹੀਂ ਘਟਣ ਦੇਣਗੇ ਅਤੇ (ਵੈਰੀ ਨੂੰ) ਦੇਖਣ ਵੀ ਨਹੀਂ ਦੇਣਗੇ। ੬।

ਇਥੇ ਪ੍ਰਥਮ ਬਾਲਮੀਕ ਅਵਤਾਰ ਦੀ ਸਮਾਪਤੀ। ੧।

ਹੁਣ ਬ੍ਰਹਮਾ ਦੇ ਦੂਜੇ ਅਵਤਾਰ ਕਸਪ ਦਾ ਕਥਨ  
ਪਾਧੜੀ ਛੰਦ

ਫਿਰ ਬ੍ਰਹਮਾ ਨੇ ਕਸਪ ਅਵਤਾਰ ਧਾਰਨ ਕੀਤਾ। (ਉਹ) ਵੇਦਾਂ ਦਾ ਪਾਠ ਕਰਦਾ ਸੀ ਅਤੇ ਚਾਰ ਇਸਤਰੀਆਂ ਵਿਆਹੀਆਂ ਸਨ। (ਉਸ ਨੇ) ਮੈਥਨ ਦੁਆਰਾ ਸਿਸ਼ਟੀ ਪੈਦਾ ਕਰ ਕੇ ਪ੍ਰਕਾਸ਼ਿਤ ਕੀਤੀ ਸੀ। ਉਸ ਨੇ ਦੇਵਤੇ, ਦੈਤ ਅਤੇ ਨਗਰ ('ਬਾਸ') ਸਿਰਜੇ ਸਨ। ੨।

ਜੋ ਰਿਸੀ (ਕਸਪ) ਹੋਏ, ਉਹ ਅਵਤਾਰ ਹੋ ਗਏ; ਉਨ੍ਹਾਂ ਦੇ ਵਿਚਾਰ ਨੂੰ ਵਿਚਾਰ ਪੂਰਵਕ ਪ੍ਰਗਟ ਕੀਤਾ ਹੈ। ਉਸ ਨੇ ਸੂਤੀਆਂ ਤੋਂ ਵੇਦ ਬਣਾਏ ਅਤੇ ਉਨ੍ਹਾਂ ਵਿਚ ਅਰਥ ਭਰੇ ਅਤੇ ਧਰਤੀ ਦੇ ਅਨਰਥ ਦੂਰ ਕਰ ਦਿੱਤੇ। ੩।

ਇਸ ਤਰ੍ਹਾਂ (ਬ੍ਰਹਮਾ ਨੇ) ਦੂਜਾ ਅਵਤਾਰ ਧਾਰਨ ਕੀਤਾ। ਹੁਣ (ਮੈਂ) ਤੈਨੂੰ ਤੀਜੇ (ਅਵਤਾਰ ਦਾ ਕਥਾ ਪ੍ਰਸੰਗ) ਵਿਚਾਰ ਕੇ ਕਹਿੰਦਾ ਹਾਂ। ਜਿਸ ਤਰ੍ਹਾਂ ਬ੍ਰਹਮਾ ਨੇ (ਤੀਜਾ) ਰੂਪ ਧਾਰਨ ਕੀਤਾ ਹੈ ਉਸ ਨੂੰ ਬੜੇ ਚੰਗੇ ਢੰਗ ਨਾਲ ਕਹਿੰਦਾ ਹਾਂ। ੪।

ਇਥੇ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੇ ਬ੍ਰਹਮਾ ਦੇ ਦੂਜੇ ਅਵਤਾਰ ਕਸਪ ਦੀ ਸਮਾਪਤੀ। ੨।

## ਅਥ ਤ੍ਰਿਤੀਆ ਅਵਤਾਰ ਸੁਕ੍ਰ ਕਥਨ

ਪਾਧੜੀ ਛੰਦ

ਪੁਨਿ ਧਰਾ ਤੀਸਰ ਇਹ ਭਾਤਿ ਰੂਪ। ਜਗਿ ਭਯੋ ਆਨ ਕਰਿ ਦੈਤ ਭੂਪ।  
ਤਬ ਦੇਬ ਬੰਸ ਪ੍ਰਚੁਰਯੋ ਅਪਾਰਾ। ਕੀਨੇ ਸੁ ਰਾਜ ਪ੍ਰਿਥਮੀ ਸੁਧਰਿ। ੧।

ਬਡ ਪੁੜ੍ਹ ਜਾਨਿ ਕਿਨੀ ਸਹਾਇ। ਤੀਸਰ ਅਵਤਾਰ ਭਏਓ ਸੁਕ੍ਰ ਰਾਇ।  
ਨਿੰਦਾ ਬ੍ਯਾਜ ਉਸਤਤੀ ਕੀਨ। ਲਖਿ ਤਾਸੁ ਦੇਵਤਾ ਭਏ ਛੀਨ। ੨।

ਇਤਿ ਸ੍ਰੀ ਬਚਿੜ੍ਹ ਨਾਟਕ ਗੰਥੇ ਤ੍ਰਿਤੀਆ ਅਵਤਾਰ ਬ੍ਰਹਮਾ ਸੁਕ੍ਰ ਸਮਾਪਤੰ। ੩।

## ਅਥ ਚਤੁਰਥ ਬ੍ਰਹਮਾ ਬਚੇਸ ਕਥਨ

ਪਾਧੜੀ ਛੰਦ

ਮਿਲਿ ਦੀਨ ਦੇਵਤਾ ਲਗੇ ਸੇਵ। ਬੀਤੇ ਸੌ ਬਰਖ ਰੀਤੇ ਗੁਰਦੇਵ।  
ਤਬ ਧਰਾ ਰੂਪ ਬਾਚੇਸ ਆਨਿ। ਜੀਤਾ ਸੁਰੇਸ ਭਈ ਅਸੁਰ ਹਾਨਿ। ੩।

ਇਹ ਭਾਤਿ ਧਰਾ ਚਤੁਰਥ ਵਤਾਰ। ਜੀਤਾ ਸੁਰੇਸ ਹਰੇ ਦਿਵਾਰ।  
ਉਠਿ ਦੇਵ ਸੇਵ ਲਾਗੇ ਸੁ ਸਰਬਾ ਧਰਿ ਨੀਚ ਨੈਨ ਕਰਿ ਦੂਰ ਗਰਬਾ। ੪।

ਇਤਿ ਸ੍ਰੀ ਬਚਿੜ੍ਹ ਨਾਟਕ ਗੰਥੇ ਚਤੁਰਥ ਅਵਤਾਰ ਬ੍ਰਹਮਾ ਬਚੇਸ ਸਮਾਪਤੰ। ੪।

## ਅਥ ਪੰਚਮੇ ਅਵਤਾਰ ਬ੍ਰਹਮਾ ਬਿਆਸ

ਮਨੁ ਰਾਜਾ ਕੇ ਰਾਜ ਕਥਨ

ਪਾਧੜੀ ਛੰਦ

ਤ੍ਰੇਤਾ ਬਿਤੀਤ ਜੁਗ ਦੁਆਪੁਰਾਨਾ। ਬਹੁ ਭਾਤਿ ਦੇਖ ਖੇਲੇ ਖਿਲਾਨ।  
ਜਬ ਭਯੋ ਆਨਿ ਕ੍ਰਿਸ਼ਨਾਵਤਾਰ। ਤਬ ਭਏ ਬ੍ਯਾਸ ਮੁਖ ਆਨਿ ਚਾਰ। ੫।

ਜੇ ਜੇ ਚਰਿੜ੍ਹ ਕੀਆ ਕ੍ਰਿਸ਼ਨ ਦੇਵ। ਤੇ ਤੇ ਭਨੇ ਸੁ ਸਾਰਦਾ ਤੇਵ।  
ਅਥ ਕਰੋ ਤਉਨ ਸੰਫੇਪ ਠਾਨਿ। ਜਿਹ ਭਾਤਿ ਕੀਨ ਸ੍ਰੀ ਅਭਿਰਾਮ। ੬।

ਜਿਹ ਭਾਤਿ ਕਥਿ ਕੀਨੇ ਪਸਾਰ। ਤਿਹ ਭਾਤਿ ਕਾਬਿ ਕਥਿ ਹੈ ਬਿਚਾਰ।  
ਕਰੋ ਜੈਸ ਕਾਬ੍ਯ ਕਹਿਯੋ ਬ੍ਯਾਸ। ਤਉਨੇ ਕਥਾਨ ਕਥੋ ਪ੍ਰਭਾਸ। ੭।

## ਹੁਣ ਤੀਜੇ ਅਵਤਾਰ ਸੁਕ੍ਰ ਦਾ ਕਥਨ

ਪਾਧੜੀ ਛੰਦ

ਫਿਰ ਇਸ ਤਰ੍ਹਾਂ (ਬ੍ਰਹਮਾ ਨੇ) ਤੀਜਾ ਰੂਪ (ਅਵਤਾਰ) ਧਾਰਨ ਕੀਤਾ। ਜਗਤ ਵਿਚ  
ਦੈਤ ਰਜੇ ਬਣ ਗਏ। ਤਦ ਦੈਤਾਂ ਦਾ ਵੰਸ ਬਹੁਤ ਅਧਿਕ ਪਸਰ ਗਿਆ। (ਉਨ੍ਹਾਂ ਨੇ)  
ਬੜੀ ਚੰਗੀ ਤਰ੍ਹਾਂ ਪ੍ਰਿਥਮੀ ਉਤੇ ਰਾਜ ਕੀਤਾ। ੧।

ਉਸ ਨੂੰ ਵੱਡਾ ਪੁੱਤਰ ਜਾਣ ਕੇ (ਕਸ਼ਪ ਨੇ ਉਸ ਦੀ) ਸਹਾਇਤਾ ਕੀਤੀ (ਅਤੇ)  
ਇਸ ਤਰ੍ਹਾਂ ਬ੍ਰਹਮਾ ਦਾ) ਤੀਜਾ ਅਵਤਾਰ 'ਸੁਕ੍ਰ' ਹੋਇਆ। ਉਸ ਨੇ ਨਿੰਦਾ ਦੇ ਬਹਾਨੇ  
(‘ਬ੍ਯਾਜ’) (ਪ੍ਰਭੂ ਦੀ) ਉਸਤਤ ਕੀਤੀ। ਉਸ ਨੂੰ ਵੇਖ ਕੇ ਦੇਵਤੇ ਕਮਜ਼ੋਰ ਹੋ ਗਏ। ੨।

ਇਥੇ ਸ੍ਰੀ ਬਚਿੜ੍ਹ ਨਾਟਕ ਗੰਥੇ ਬ੍ਰਹਮਾ ਦੇ ਤੀਜੇ ਅਵਤਾਰ ਸੁਕ੍ਰ ਦੀ ਸਮਾਪਤੀ। ੩।

## ਹੁਣ ਚੌਥਾ ਬ੍ਰਹਮਾ ਅਵਤਾਰ 'ਬਚੇਸ' ਦਾ ਕਥਨ

ਪਾਧੜੀ ਛੰਦ

ਹੀਣੇ ਹੋ ਚੁਕੇ ਦੇਵਤੇ ਮਿਲ ਕੇ (ਕਾਲ ਪੁਰਖ ਦੀ) ਸੇਵਾ ਕਰਨ ਲਗੇ। ਸੌ ਵਚਿਆਂ  
ਦੇ ਬੀਤਣ ਤੋਂ ਬਦ ਗੁਰੂ ਦੇਵ ਪ੍ਰਸੰਨ ਹੋਏ। ਤਦ (ਬ੍ਰਹਮਾ ਨੇ) ਆ ਕੇ ਬਚੇਸ ਦਾ ਰੂਪ  
ਧਾਰਨ ਕੀਤਾ। (ਜਿਸ ਦੇ ਫਲਸਰੂਪ) ਇੰਦਰ ਜਿਤ ਗਿਆ ਅਤੇ ਦੈਤਾਂ ਦਾ ਨੁਕਸਾਨ  
ਹੋਇਆ। ੩।

ਇਸ ਤਰ੍ਹਾਂ (ਬ੍ਰਹਮਾ ਨੇ) ਚੌਥਾ ਅਵਤਾਰ ਧਾਰਨ ਕੀਤਾ। ਜਿਸ (ਕਰ ਕੇ) ਇੰਦਰ  
ਜਿਤ ਗਿਆ ਅਤੇ ਦੈਤ (‘ਦਿਵਾਰ’) ਹਾਰ ਗਏ। ਸਾਰੇ ਦੇਵਤੇ ਉਠ ਕੇ ਅੱਖਾਂ ਨੀਵੀਆਂ  
ਕਰ ਕੇ ਅਤੇ ਹੰਕਾਰ ਢੁਰ ਕਰ ਕੇ ਉਸ ਦੀ ਸੇਵਾ ਵਿਚ ਲਗ ਗਏ। ੪।

ਇਥੇ ਬਚਿੜ੍ਹ ਨਾਟਕ ਗੰਥੇ ਬ੍ਰਹਮਾ ਦੇ ਚੌਥੇ ਅਵਤਾਰ 'ਬਾਚੇਸ' ਦੀ ਸਮਾਪਤੀ। ੪।

## ਹੁਣ ਬ੍ਰਹਮਾ ਦੇ ਪੰਜਵੇਂ ਅਵਤਾਰ ਬਿਆਸ ਦਾ ਪ੍ਰਸੰਗ

ਮਨੁ ਰਾਜਾ ਦੇ ਰਾਜ ਦਾ ਕਥਨ

ਪਾਧੜੀ ਛੰਦ

ਤ੍ਰੇਤਾ (ਯੁਗ) ਬਿਤ ਗਿਆ ਅਤੇ ਦੁਆਪੁਰ ਯੁਗ ਆ ਗਿਆ। (ਤਾਂ) ਬਹੁਤ ਤਰ੍ਹਾਂ  
ਦੀਆਂ ਲੀਲਾਵਾਂ ਅਤੇ ਕੌਤਕ ਵੇਖੇ। ਜਦ ਕ੍ਰਿਸ਼ਨਾਵਤਾਰ ਆ ਕੇ ਹੋਏ, ਤਦ ਬ੍ਰਹਮਾ ਬਿਆਸ  
ਰੂਪ ਵਿਚ ਆ ਗਿਆ। ੫।

ਕ੍ਰਿਸ਼ਨ ਨੇ ਜੋ ਜੋ ਕੌਤਕ ਕੀਤੇ ਸਨ, ਉਹ ਉਹ ਸਾਰਦਾ ਦੇਵੀ ਨੇ ਕਹਿ ਸੁਣਾਏ।  
(ਮੈਂ) ਹੁਣ ਉਨ੍ਹਾਂ ਨੂੰ ਸੰਸੇਪ ਵਿਚ ਕਹਿੰਦਾ ਹਾਂ, ਜਿਸ ਤਰ੍ਹਾਂ ਦੇ ਸੋਭਾਸ਼ਾਲੀ (ਕ੍ਰਿਸ਼ਨ) ਨੇ  
(ਕੌਤਕ) ਕੀਤੇ ਸਨ। ੬।

ਜਿਸ ਤਰ੍ਹਾਂ ਵਿਸਥਾਰ ਨਾਲ ਕਥਨ ਕੀਤੇ ਗਏ ਸਨ, ਉਸੇ ਤਰ੍ਹਾਂ (ਬਿਆਸ ਨੇ) ਕਾਵਿ  
ਵਿਚ ਵਿਚਾਰ ਪੂਰਵਕ ਪ੍ਰਗਟ ਕੀਤੇ ਹਨ। ਜਿਸ ਤਰ੍ਹਾਂ ਬਿਆਸ ਨੇ ਕਾਵਿ ਰਚਨ ਕੀਤੀ  
ਹੈ, ਉਸੇ ਕਥਾ ਨੂੰ ਪ੍ਰਭਾ ਸਹਿਤ (ਅਰਥਾਤ--ਚਮਤਕਾਰ ਪੂਰਨ ਢੰਗ ਨਾਲ) (ਮੈਂ) ਬਿਆਨ  
ਕਰਦਾ ਹਾਂ। ੬।

ਜੇ ਭਏ ਭੂਪ ਭੂਆ ਮੇ ਮਹਾਨ। ਤਿਨ ਕੋ ਸੁਜਾਨ ਕਥਤ ਕਹਾਨ।  
ਕਹ ਲਗੇ ਤਾਸਿ ਕਿਜੈ ਬਿਚਾਰੁ। ਸੁਣਿ ਲੇਹੁ ਬੈਣ ਸੰਭੇਪ ਯਾਰ। ੮।

ਜੇ ਭਏ ਭੂਪ ਤੇ ਕਹੇ ਬ੍ਯਾਸ। ਹੋਵਤ ਪੁਰਾਣ ਤੇ ਨਾਮ ਭਾਸ।  
ਮਨ ਭਯੋ ਰਜ ਮਹਿ ਕੋ ਭੂਆਰ। ਖੜਗਨ ਸੁ ਪਾਨਿ ਮਹਿਮਾ ਅਪਰਾ। ੯।

ਮਾਨਵੀ ਸਿਸ਼ਟਿ ਕਿਨੀ ਪ੍ਰਕਾਸ। ਦਸ ਚਾਰ ਲੋਕ ਆਭਾ ਅਭਾਸ।  
ਮਹਿਮਾ ਅਪਾਰ ਬਰਨੇ ਸੁ ਕਉਨ। ਸੁਣਿ ਸੁਵਣ ਕ੍ਰਿਤ ਹੁਇ ਰਹੈ ਮਉਨ। ੧੦।

ਦਸ ਚਾਰ ਚਾਰਿ ਬਿਦਿਆ ਨਿਧਾਨ। ਅਰਿ ਜੀਤਿ ਜੀਤਿ ਦਿਨੋ ਨਿਸਾਨ।  
ਮੰਡੇ ਮਹੀਪ ਮਾਵਾਸ ਖੇਤਿ। ਗਜੇ ਮਸਾਣ ਨਚੇ ਪਰੇਤਾ। ੧੧।

ਜਿਤੇ ਸੁ ਦੇਸ ਏਸੁਰ ਮਵਾਸ। ਕਿਨੇ ਖਰਾਬ ਖਾਨੇ ਖੂਸ।  
ਭੰਡੇ ਅਭੰਡ ਮੰਡੇ ਮਹੀਪ। ਦਿਨੇ ਨਿਕਾਰ ਛਿਨੇ ਸੁ ਦੀਪ। ੧੨।

ਖੰਡੇ ਸੁ ਖੋਤਿ ਖੂਨੀ ਖਤ੍ਰੀਯਣ। ਮੌਰੇ ਅਮੋਰ ਜੋਧ ਦੁਰਾਣ।  
ਚਲੇ ਅਚਲ ਮੰਡੇ ਅਮੰਡ। ਕਿਨੇ ਘਮੰਡ ਖੰਡੇ ਪ੍ਰਚੰਡ। ੧੩।

ਕਿਨੇ ਸੁ ਜੇਰ ਖੂਨੀ ਖਤ੍ਰੇਸ। ਮੰਡੇ ਮਹੀਪ ਮਾਵਾਸ ਦੇਸ।  
ਇਹ ਭਾਤਿ ਦੀਹ ਕਰਿ ਦੇਸ ਰਾਜ। ਬਹੁ ਕਰੇ ਜਗਿ ਅਰੁ ਹੋਮ ਸਜ।

ਬਹੁ ਭਾਤਿ ਸੂਰਣ ਕਰਿ ਕੈ ਸੁ ਦਾਨ। ਗੋਦਾਨ ਆਦਿ ਬਿਧਵਤ ਸਨਾਨ। ੧੪।

ਜੋ ਹੁਤੀ ਜਗ ਅਰੁ ਬੇਦ ਰੀਤਿ। ਸੋ ਕਰੀ ਸਰਬ ਨਿਪ ਲਾਇ ਪ੍ਰੀਤਿ।  
ਭੂਆ ਦਾਨ ਦਾਨ ਰਤਨਾਦਿ ਆਦਿ। ਤਿਨ ਭਾਤਿ ਭਾਤਿ ਲਿਨੇ ਸੁਵਾਦ। ੧੫।

ਕਰਿ ਦੇਸ ਦੇਸ ਇਭਿ ਨੀਤਿ ਰਾਜ। ਬਹੁ ਭਾਤਿ ਦਾਨ ਦੇ ਸਰਬ ਸਜ।  
ਹਸਤਾਦਿ ਦਤ ਬਾਜਾਦਿ ਮੇਧ। ਤੇ ਭਾਤਿ ਭਾਤਿ ਕਿਨੇ ਨਿਪੇਧ। ੧੬।

ਬਹੁ ਸਾਜ ਬਾਜ ਦਿਨੇ ਦਿਜਾਨ। ਦਸ ਚਾਰੁ ਚਾਰੁ ਬਿਦਿਆ ਸੁਜਾਨ।  
ਖਟ ਚਾਰ ਸਾਸਤ੍ਰ ਸਿੰਮ੍ਰਿਤ ਰਟੰਡ। ਕੋਕਾਦਿ ਭੇਦ ਬੀਨ ਬਜੰਤ। ੧੭।

ਧਰਤੀ ਉਤੇ ਜਿਹੜੇ ਜਿਹੜੇ ਮਹਾਨ ਰਜੇ ਹੋਏ ਹਨ, ਉਨ੍ਹਾਂ ਦੀਆਂ ਕਹਾਣੀਆਂ  
ਸੁਜਾਨ ਕਵੀ (ਬਿਆਸ) ਨੇ ਕਹੀਆਂ ਹਨ। ਉਨ੍ਹਾਂ ਦਾ ਵਿਚਾਰ ਕਿਥੋਂ ਤਕ ਕੀਤਾ ਜਾਏ।  
ਹੋ ਮਿਠੰਡੇ! (ਮੈਂ) ਸੰਖੇਪ ਵਿਚ ਕਹਿੰਦਾ ਹਾਂ, (ਧਿਆਨ ਨਾਲ) ਸੁਣ ਲਵੋਂ।

ਜਿਹੜੇ ਰਜੇ ਹੋਏ ਹਨ, ਉਹ ਬਿਆਸ ਨੇ ਕਰੇ ਹਨ। ਪੁਰਾਣੋਂ ਵਿਚੋਂ ਉਨ੍ਹਾਂ ਦੇ  
ਨਾਂਵਾਂ ਦਾ ਆਭਾਸ ਹੁੰਦਾ ਹੈ। ਮਨੁ ਨਾਂ ਦਾ (ਇਕ) ਰਾਜਾ ਧਰਤੀ ਉਤੇ ਰਾਜਾ ਹੋਇਆ  
ਹੈ। ਉਹ ਹੱਥ ਵਿਚ ਤਲਵਾਰ ਰਖਦਾ ਸੀ (ਅਰਥਾਤਾ--ਤਲਵਾਰ ਦਾ ਧਨੀ ਸੀ) ਅਤੇ  
ਉਸ ਦੀ ਅਪਾਰ ਮਹਿਮਾ ਸੀ।

(ਉਸ ਨੇ) ਮਾਨਵੀ ਸਿਸ਼ਟਿ ਦਾ ਪ੍ਰਕਾਸ ਕੀਤਾ ਅਤੇ ਚੌਦਾਂ ਲੋਕਾਂ ਵਿਚ ਆਪਣੀ  
ਸੋਭਾ ਨੂੰ ਪ੍ਰਕਾਸ਼ਿਤ ਕੀਤਾ। (ਉਸ ਦੀ) ਅਪਾਰ ਮਹਿਮਾ ਦਾ ਕੌਣ ਕਥਨ ਕਰ ਸਕਦਾ ਹੈ।  
(ਉਸ ਦੀ) ਕੀਤੀ ਨੂੰ ਕੰਨਾਂ ਨਾਲ ਸੁਣ ਕੇ, (ਸਾਰੇ) ਚੁਪ ਹੋ ਜਾਂਦੇ ਹਨ। ੧੦।

(ਉਹ) ਅਨਹੁਣ੍ਹਾਂ ਵਿਦਿਆਵਾਂ ਦਾ ਝਜ਼ਾਨ ਸੀ ਅਤੇ ਵੈਰੀਆਂ ਨੂੰ ਜਿਤ ਜਿਤ ਕੇ  
ਧੋਂਸਾ ਵਜਾਇਆ ਸੀ। (ਉਸ ਨੇ) ਆਕੀ ਰਾਜਿਆਂ ਨਾਲ ਯੁੱਧ ਰਚਾਇਆ ਸੀ ਜਿਸ ਵਿਚ  
ਮਸਾਣ ਗੱਜੇ ਸਨ ਅਤੇ ਪ੍ਰੇਤ ਨਚੇ ਸਨ। ੧੧।

ਉਸ ਨੇ ਆਕੀ ਰਜੇ ਜਿਤ ਲਏ ਸਨ ਅਤੇ ਉਨ੍ਹਾਂ ਦੇ ਮਹੱਲਾਂ ਅਤੇ ਰਣਵਾਸਾਂ ਨੂੰ  
ਖੁਆਰ ਕੀਤਾ। (ਉਸ ਨੇ) ਰਾਜਿਆਂ ਨਾਲ (ਯੁੱਧ) ਮੰਡ ਕੇ ਨ ਭੰਡੇ ਜਾ ਸਕਣ ਵਾਲਿਆਂ  
ਨੂੰ ਭੰਡ ਦਿੱਤਾ। ਉਨ੍ਹਾਂ ਦੇ ਦੇਸ ਜਿਤ ਕੇ ਬਾਹਰ ਕੱਢ ਦਿੱਤੇ। ੧੨।

ਖੁਨਖਾਰ ਛੜ੍ਹੀਆਂ ਨੂੰ ਰਣ-ਕੂਮੀ ਵਿਚ ਖੰਡ ਖੰਡ ਕਰ ਦਿੱਤਾ ਅਤੇ ਭਿਆਨਕ ਤੇ  
ਅਮੋੜ ਯੋਧਿਆਂ (ਦੇ ਮੂੰਹ) ਮੌੜ ਦਿੱਤੇ। ਨ ਵਿਚਲਿਤ ਕੀਤੇ ਜਾ ਸਕਣ ਵਾਲਿਆਂ ਨੂੰ  
ਚਲਾਇਮਾਨ ਕਰ ਦਿੱਤਾ ਅਤੇ (ਜਿਨ੍ਹਾਂ ਨਾਲ) ਯੁੱਧ ਨਹੀਂ ਕੀਤਾ ਜਾ ਸਕਦਾ ਸੀ (ਉਨ੍ਹਾਂ  
ਨਾਲ ਵੀ) ਯੁੱਧ ਕੀਤਾ ਅਤੇ ਪ੍ਰਚੰਡ ਸੂਰਮਿਆਂ ਦਾ ਘਮੰਡ ਖੰਡਿਤ ਕਰ ਦਿੱਤਾ। ੧੩।

ਖੁਨਖਾਰ ਛੜ੍ਹੀਆਂ ਨੂੰ (ਅਪਣੇ) ਅਧੀਨ ਕਰ ਲਿਆ। ਆਕੀ ਦੇਸ਼ਾਂ ਵਿਚ (ਨਵੇਂ)  
ਰਜੇ ਸਥਾਪਿਤ ਕਰ ਦਿੱਤੇ। ਇਸ ਤਰ੍ਹਾਂ (ਹਰ ਪਾਸੇ) ਬਹੁਤ ਦੁਹਾਈ ਫਿਰਾ ਦਿੱਤੀ। ਇਸ  
ਤਰ੍ਹਾਂ ਮਨੁ ਰਜੇ ਦਾ ਮਾਨ ਸਨਮਾਨ ਹੋਣ ਲਗਾ। ੧੪।

ਇਸ ਤਰ੍ਹਾਂ (ਉਸ ਨੇ) ਬੜੀ ਤਕਤਾਈ ਨਾਲ ਦੇਸ ਉਤੇ ਰਾਜ ਕੀਤਾ। ਬਹੁਤ ਸਾਰੇ  
ਹੋਮ ਸਾਜੇ ਅਤੇ ਯੱਗ ਕੀਤੇ। ਬਹੁਤ ਤਰ੍ਹਾਂ ਨਾਲ ਸੋਨਾ ਦਾਨ ਕੀਤਾ ਅਤੇ ਵਿਧੀਪੂਰਵਕ  
ਇਸ਼ਨਾਨ ਕਰ ਕੇ ਗੋਦਾਨ ਕੀਤੇ। ੧੫।

ਜੋ ਯੱਗ ਦੀ ਮਰਯਾਦਾ ਅਤੇ ਵੇਦ ਦੀ ਰੀਤ ਸੀ, ਉਹ ਸਾਰੀ ਰਾਜੇ ਨੇ ਪ੍ਰੇਮ ਪੂਰਵਕ  
ਪੂਰੀ ਕੀਤੀ। ਕੂਮੀ ਦਾ ਦਾਨ ਅਤੇ ਰਤਨ ਆਦਿ ਦਾ ਦਾਨ ਕਰ ਕੇ ਉਸ ਨੇ ਭਾਂਤ ਭਾਂਤ  
ਦੇ ਆਨੰਦ ਮਾਣੇ। ੧੬।

(ਇਸ ਤਰ੍ਹਾਂ) ਦੇਸ ਦੇਸ ਤੇ ਆਪਣੀ ਰਾਜਨੀਤੀ ਦੀ ਸਥਾਪਨਾ ਕੀਤੀ ਅਤੇ ਬਹੁਤ  
ਸਾਰੇ ਦਾਨ ਦੇ ਸਾਜ ਕੀਤੇ। (ਉਸ ਰਜੇ ਨੇ) ਹਾਥੀ ਆਦਿ ਦਾਨ ਦਿੱਤੇ ਅਤੇ ਤਰ੍ਹਾਂ ਤਰ੍ਹਾਂ  
ਦੇ ਅਸੂਮੇਧ ਅਤੇ ਨਿਪੇਸ਼ ਯੱਗ ਕੀਤੇ। ੧੭।

(ਉਸ ਨੇ) ਬ੍ਰਾਹਮਣਾਂ ਨੂੰ ਬਹੁਤ ਸਾਰੇ ਘੋੜੇ ਸਾਜ਼ਾਂ ਸਮੇਤ ਦਿੱਤੇ ਜੋ ਚੌਦਾਂ ਵਿਚਾਰਾਵਾਂ  
ਵਿਚ ਪ੍ਰਬੰਧ ਸਨ। (ਜੋ) ਚਾਰ ਵੇਦਾਂ, ਛੇ ਸ਼ਾਸਤ੍ਰਾਂ ਅਤੇ ਸਮ੍ਰਿਤੀਆਂ ਦਾ ਪਾਠ ਕਰਦੇ ਸਨ।  
ਕੋਕ (ਸੰਭੇਗ) ਆਦਿਕ ਦੇ ਭੇਦ (ਸਮਝਦੇ ਸਨ) ਅਤੇ ਬੀਨ (ਆਦਿਕ ਸਾਜ਼) ਵਜਾਉਂਦੇ  
ਸਨ। ੧੮।

ਘਨਸਾਰ ਘੋਰਿ ਘਸੀਅਤ ਗੁਲਾਬ। ਮ੍ਰਿਗ ਮਦਿਤ ਡਾਰਿ ਚੂਵਤ ਸਰਾਬ।  
ਕਸਮੀਰ ਘਾਸ ਘੋਰਤ ਸੁਬਾਸ। ਉਘਟਤ ਸੁਗੰਧ ਮਹਕੰਤ ਅਵਾਸ। ੧੯।

### ਸੰਗੀਤ ਪਾਧਰੀ ਛੰਦ

ਤਾਗੜਦੰ ਤਾਲ ਬਾਜਤ ਮੁਚੰਗ। ਬੀਨਾ ਸੁ ਬੈਣ ਬੰਸੀ ਮ੍ਰਿਦੰਗ।  
ਡਫ ਤਾਲ ਤੁਰੀ ਸਹਿਨਾਇ ਰਾਗ। ਬਾਜੰਤ ਜਾਨ ਉਪਨਤੰ ਸੁਹਾਗ। ੨੦।  
ਕਹੂੰ ਤਾਲ ਤੂਰ ਬੀਨਾ ਮ੍ਰਿਦੰਗ। ਡਫ ਝਾਝ ਢੋਲ ਜਲਤਰ ਉਪੰਗ।  
ਜਹ ਜਹ ਬਿਲੋਕ ਤਹ ਤਹ ਸੁਬਾਸ। ਉਠਤੰ<sup>੧</sup> ਸੁਗੰਧ ਮਹਕੰਤ ਅਵਾਸ। ੨੧।

### ਹਰਿ ਬੋਲ ਮਨਾ ਛੰਦ

ਮਨੁ ਰਾਜ ਕਰਯੋ। ਦੁਖ ਦੇਸ ਹਰਯੋ।  
ਬਹੁ ਸਾਜ ਸਜੋ। ਸੁਨਿ ਦੇਵ ਲਜੋ। ੨੨।

ਇਤਿ ਸ੍ਰੀ ਬਚਿੜ੍ਹ ਨਟਕੇ ਅਨੁ ਰਾਜਾ ਕੋ ਰਾਜ ਸਮਾਪਤੰ/੧/੫॥

### ਅਥ ਪ੍ਰਿਥੁ ਰਾਜਾ ਕੋ ਰਾਜ ਕਥਨੰ

#### ਤੌਟਕ ਛੰਦ

ਕਹੰ ਲਾਗ ਗਨੇ ਨਿਪ ਜੋਨ ਭਏ। ਪ੍ਰਭ ਜੋਤਿ ਜੋਤਿ ਮਿਲਾਇ ਲਏ।  
ਪੁਨਿ ਸ੍ਰੀ ਪ੍ਰਿਥਰਾਜ ਪ੍ਰਿਥੀਸ ਭਯੋ। ਜਿਨਿ ਬਿਪਨ ਦਾਨ ਦੁਰੰਤ ਦਯੋ। ੨੩।

ਦਲੁ ਲੈ ਦਿਨ ਏਕ ਸਿਕਾਰ ਚੜੇ। ਬਨਿ ਨਿਰਜਨ ਮੌ ਲਖਿ ਬਾਘ ਬੜੇ।  
ਤਹ ਨਾਰਿ ਸੁਕੁੰਤਲ ਤੇਜ ਧਰੋ। ਸਸਿ ਸੂਰਜ ਕੀ ਲਖਿ ਕ੍ਰਾਂਤਿ ਹਰੋ। ੨੪।

### ਹਰਿ ਬੋਲ ਮਨਾ ਛੰਦ

ਤਹ ਜਾਤ ਭਏ। ਮ੍ਰਿਗ ਘਾਤ ਕਏ।  
ਇਕ ਦੇਖਿ ਕੁਟੀ। ਜਨੁ ਜੋਗ ਜੁਟੀ। ੨੫।  
ਤਹ ਜਾਤ ਭਯੋ। ਸੰਗ ਕੋ ਨ ਲਯੋ।  
ਲਖਿ ਨਾਰਿ ਖਰੀ। ਰਸ ਰੀਤਿ ਭਰੀ। ੨੬।  
ਅਤਿ ਸੋਭਤ ਹੈ। ਲਖਿ ਲੋਭਤ ਹੈ।  
ਨਿਪ ਪੇਖਿ ਜਥੈ। ਚਿਤਿ ਚਉਕ ਤਥੈ। ੨੭।  
ਇਹ ਕਉਨ ਜਈ। ਜਨੁ ਰੂਪ ਮਈ।  
ਛੜਿ ਦੇਖਿ ਛਕਯੋ। ਚਿਤ ਚਾਇ ਚਕਯੋ। ੨੮।

ਕਪੂਰ (ਕਾਢੂਰ) ਨੂੰ ਗੁਲਾਬ (ਦੇ ਅਰਕ ਵਿਚ) ਘੋਲ ਕੇ ਘਿਸਾਇਆ ਜਾਂਦਾ ਸੀ ਅਤੇ ਕਸਤੂਰੀ ('ਮ੍ਰਿਗ ਮਦਿਤ') ਪਾ ਕੇ ਸਰਾਬ ਕੱਢੀ ਜਾਂਦੀ ਸੀ। ਸੁਗੰਧੀ ਲਈ ਕੇਸਰ ('ਕਸਮੀਰ ਘਾਸ') ਨੂੰ ਘੋਲਿਆ ਜਾਂਦਾ ਸੀ। (ਉਸ ਤੋਂ) ਸੁਗੰਧੀ ਉਠਦੀ ਸੀ ਅਤੇ ਘਰ ਮਹਿਕ ਜਾਂਦੇ ਸਨ। ੧੯।

### ਸੰਗੀਤ ਪਾਧਰੀ ਛੰਦ

ਛੈਣੇ, ਮੁਚੰਗ, ਬੀਣਾ, ਬੀਨ, ਬੰਸਰੀ, ਮ੍ਰਿਦੰਗ, ਡਫ, ਕੈਸੀਆਂ, ਤੁਰੀ, ਸ਼ਹਿਨਾਈਆਂ ਵਜਣ ਨਾਲ ਰਾਗ ਪੈਦਾ ਹੁੰਦਾ ਸੀ ਅਤੇ ਵਜਣ ਨਾਲ ਮਾਨੋ ਸੌਭਾਗ ਪ੍ਰਤਖ ਸੀ। ੨੦।

ਕਿਤੇ ਛੈਣੇ, ਤੂਰ, ਬੀਣਾ, ਮ੍ਰਿਦੰਗ, ਡਫ, ਭਾਂਡ, ਢੋਲ, ਜਲਤਰੰਗ ਅਤੇ ਉਪੰਗ (ਨਾਂ ਦੇ ਸਾਜ਼ ਵਜਦੇ ਹਨ)। ਜਿਥੇ ਜਿਥੇ ਵੇਖੋ ਉਥੇ ਉਥੇ ਹੀ ਸੁਗੰਧੀ ਹੈ। ਸੁਗੰਧ ਦੇ ਉਠਣ ਨਾਲ ਘਰ ਮਹਿਕ ਰਹੇ ਹਨ। ੨੧।

### ਹਰਿ ਬੋਲ ਮਨਾ ਛੰਦ

(ਇਸ ਤਰ੍ਹਾਂ ਦਾ) ਮਨੁ ਰਾਜੇ ਨੇ ਰਾਜ ਕੀਤਾ ਅਤੇ ਦੇਸ ਦਾ ਦੁਖ ਹਰ ਲਿਆ। (ਦੇਸ ਵਿਚ) ਬਹੁਤ ਸਾਰੇ ਸਾਜ ਸਜਾਏ ਸਨ (ਜਿਨ੍ਹਾਂ ਨੂੰ) ਸੁਣ ਕੇ ਦੇਵਤੇ ਵੀ ਸ਼ਰਮਸਾਰ ਹੁੰਦੇ ਸਨ। ੨੨।

ਇਥੇ ਸ੍ਰੀ ਬਚਿੜ੍ਹ ਨਟਕ ਦੇ ਮਨੁ ਰਾਜੇ ਦੇ ਰਾਜ ਦੀ ਸਮਾਪਤੀ।

### ਹੁਣ ਪ੍ਰਿਥੁ ਰਾਜਾ ਦੇ ਰਾਜ ਦਾ ਕਥਨ

#### ਤੌਟਕ ਛੰਦ

ਜਿਤਨੇ ਰਾਜੇ ਹੋਏ, ਉਨ੍ਹਾਂ ਨੂੰ ਕਿਥੋਂ ਤਕ ਗਿਣਾਂ? ਪ੍ਰਭੂ ਨੇ (ਉਨ੍ਹਾਂ ਦੀ) ਜੋਤਿ ਆਪਣੀ ਜੋਤਿ ਵਿਚ ਮਿਲਾ ਲਈ ਹੈ। ਫਿਰ ਪ੍ਰਿਥਵੀ ਦਾ ਪ੍ਰਿਥੁ ਰਾਜਾ ਹੋਇਆ, ਜਿਸ ਨੇ ਬ੍ਰਾਹਮਣਾਂ ਨੂੰ ਬੇਅੰਤ ਦਾਨ ਦਿੱਤਾ। ੨੩।

(ਰਾਜਾ) ਸੈਨਾ ਦਲ ਲੈ ਕੇ ਇਕ ਦਿਨ ਸ਼ਿਕਾਰ ਚੜ੍ਹਿਆ ਅਤੇ ਨਿਰਜਨ ਬਨ ਵਿਚ ਵੱਡੇ ਵੱਡੇ ਬਾਘ ਵੇਖੇ। ਉਥੇ ਹੀ ਸ਼ਕੁੰਤਲਾ (ਨਾਂ ਵਾਲੀ) ਇਸਤਰੀ ਨੇ ਤੇਜ (ਸੁੰਦਰਤਾ) ਧਾਰਨ ਕੀਤਾ ਹੋਇਆ ਸੀ ਜਿਸ ਨੂੰ ਵੇਖ ਕੇ ਸੂਰਜ ਅਤੇ ਚੰਦ੍ਰਮਾ ਦੀ ਚਮਕ ਵੀ ਮਾੜੀ ਪੈ ਜਾਂਦੀ ਸੀ। ੨੪।

### ਹਰਿ ਬੋਲ ਮਨਾ ਛੰਦ

(ਰਾਜਾ) ਉਥੇ ਚਲਾ ਗਿਆ। ਹਿਰਨਾਂ ਦਾ ਸ਼ਿਕਾਰ ਕੀਤਾ। (ਉਥੇ) ਇਕ ਕੁਟੀਆ ਵੇਖੀ, (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਜੋਗ ਵਿਚ ਜੁੜੀ ਹੋਈ ਹੈ। ੨੫। (ਰਾਜਾ) ਉਸ (ਕੁਟੀਆ) ਵਿਚ ਚਲਾ ਗਿਆ। ਨਾਲ ਕਿਸੇ ਨੂੰ ਨ ਲਿਆ। (ਉਸ ਨੇ ਇਕ) ਇਸਤਰੀ ਖੜੋਤੀ ਹੋਈ ਵੇਖੀ ਜੋ ਜੋਬਨ ਦੇ ਰਸ ਨਾਲ ਭਰੀ ਹੋਈ ਸੀ। ੨੬।

(ਉਹ) ਬਹੁਤ ਸੋਭਾ ਵਾਲੀ ਹੈ। ਵੇਖਣ ਵਾਲੇ ਨੂੰ ਲੁਭਾ ਲੈਂਦੀ ਹੈ। (ਉਸ ਨੂੰ) ਰਾਜੇ ਨੇ ਜਦੋਂ ਵੇਖਿਆ, ਤਾਂ ਚਿਤ ਵਿਚ ਹੈਰਾਨ ਹੋ ਗਿਆ। ੨੭। (ਸੋਚੀ ਪੈ ਗਿਆ ਕਿ) ਇਹ ਕਿਸ ਦੀ ਪੁੱਤਰੀ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਰੂਪਵਤੀ ਹੋਵੇ। (ਉਸ ਦੀ) ਛੜੀ ਨੂੰ ਵੇਖ ਕੇ ਪ੍ਰਸੰਨ ਹੋ ਗਿਆ ਅਤੇ ਚਿਤ ਵਿਚ ਚਾਉ ਪੈਦਾ ਹੋ ਗਿਆ। ੨੮।

ਨਿਪ ਬਾਂਹ ਗਹੀ। ਤ੍ਰੀਅ ਮੋਨ ਰਹੀ।  
ਰਸ ਰੀਤਿ ਰਚਯੋ। ਦੁਹੁੰ ਮੈਨ ਮਚਯੋ। ੨੯।  
ਬਹੁ ਭਾਤਿ ਭਜੀ। ਨਿਸ ਲੋਂ ਨ ਤਜੀ।  
ਦੋਊ ਰੀਝਿ ਰਹੇ। ਨਹੀ ਜਾਤ ਕਰੇ। ੩੦।

ਰਸ ਰੀਤਿ ਰਚਯੋ। ਕਲ ਕੇਲ ਮਚਯੋ।  
ਅਮਿਤਾਸਨ ਦੇ। ਸੁਖ ਰਾਸਨ ਸੇ। ੩੧।  
ਲਲਤਾਸਨ ਲੈ। ਬਿਬਧਾਸਨ ਕੈ।  
ਲਲਨਾ ਰੁ ਲਲਾ। ਕਰਿ ਕਾਮ ਕਲਾ। ੩੨।

ਕਰਿ ਕੇਲ ਉਠੀ। ਮਧਿ ਪਰਨ ਕੁਟੀ।  
ਨਿਪ ਜਾਤ ਭਯੋ। ਤਿਹ ਗਰਭ ਰਹਿਯੋ। ੩੩।  
ਦਿਨ ਕੈ ਕੁ ਗਏ। ਤਿਨਿ ਭੂਰ ਜਏ।  
ਤਨਿ ਕਉਚ ਧਰੋ। ਸਸਿ ਸੋਭ ਹਰੋ। ੩੪।

ਜਨੁ ਜਾਲ ਦਵਾ। ਅਸ ਤੇਜ ਭਵਾ।  
ਰਿਖਿ ਜੌਨ ਪਿਖੈ। ਚਿਤ ਚਉਕ ਚਕੈ। ੩੫।

ਸਿਸੁ ਸ੍ਯਾਨ ਭਯੋ। ਕਰਿ ਸੰਗ ਲਯੋ।  
ਚਲਿ ਆਵ ਤਹਾ। ਤਿਹ ਤਾਤ ਜਹਾ। ੩੬।  
ਨਿਪ ਦੇਖਿ ਜਬੈ। ਕਰਿ ਲਾਜ ਤਬੈ।  
ਯਹ ਮੋ ਨ ਸੂਆ। ਤ੍ਰੀਅ ਕੌਨ ਤੂਆ। ੩੭।

ਤ੍ਰੀਯੋ ਬਾਚ ਰਾਜਾ ਪ੍ਰਤਿ  
ਹਰਿ ਬੋਲ ਮਨਾ ਛੰਦ

ਨਿਪ ਨਾਰਿ ਸੁਈ। ਤੁਮ ਜੌਨ ਭਜੀ।  
ਮਧਿ ਪਰਨ ਕੁਟੀ। ਤਹ ਕੇਲ ਠਟੀ। ੩੮।  
ਤਬ ਬਾਚ ਦੀਯੋ। ਅਬ ਭੂਲਿ ਗਯੋ।  
ਤਿਸ ਚਿਤ ਕਰੋ। ਮੁਹਿ ਰਾਜ ਬਰੋ। ੩੯।

ਤਬ ਕਹਿ ਭਜੋ। ਅਬ ਮੇਹਿ ਤਜੋ।  
ਇਹ ਪੂਤ ਤੂਆ। ਸੁਨ ਸਾਚ ਨਿਪੰ। ੪੦।  
ਨਹਿ ਸ੍ਰਾਪ ਤੁਝੈ। ਭਜ ਕੈਬ ਮੁਝੈ।  
ਅਬ ਤੋ ਨ ਤਜੋ। ਨਹਿ ਲਾਜ ਲਯੋ। ੪੧।

ਨਿਪ ਬਾਚ ਤ੍ਰੀਯਾ ਸੋ

ਕੋਈ ਚਿਨ ਬਤਾਉ। ਕਿਤੇ ਬਾਤ ਦਿਖਾਉ।  
ਹਉ ਯੋਂ ਨ ਭਜੋ। ਨਹਿ ਨਾਰਿ ਲਯੋ। ੪੨।

ਰਜੇ ਨੇ (ਉਸ ਦੀ) ਬਾਂਹ ਪਕੜ ਲਈ, ਇਸਤਰੀ ਚੁਪ ਰਹੀ। (ਦੋਵੇਂ) ਪ੍ਰੇਮ ਦੇ ਰਸ ਵਿਚ ਲਗ ਗਏ (ਕਿਉਂਕਿ) ਦੋਹਾਂ ਅੰਦਰ ਕਾਮ (ਦਾ ਭਾਵ) ਮਚਿਆ ਹੋਇਆ ਸੀ।੨੯। (ਰਜੇ ਨੇ ਉਸ ਇਸਤਰੀ ਨਾਲ) ਬਹੁਤ ਤਰ੍ਹਾਂ ਨਾਲ ਭੋਗ ਕੀਤਾ ਅਤੇ ਰਾਤ ਤਕ (ਉਸ ਨੂੰ) ਨ ਡਾਕਿਆ। ਦੋਵੇਂ (ਇਕ ਚੂਜੇ ਉਤੇ) ਰੀਝੇ ਹੋਏ ਸਨ। (ਜਿਸ ਦਾ) ਕਥਨ ਨਹੀਂ ਕੀਤਾ ਜਾ ਸਕਦਾ।੩੦।

(ਉਹ) ਪ੍ਰੇਮ ਰਸ ਦੀ ਰੀਤ ਵਿਚ ਲੀਨ ਹੋ ਗਏ ਅਤੇ ਚੰਗੀ ਤਰ੍ਹਾਂ ਨਾਲ ਕਾਮ-ਕੀਤਾ ਕੀਤੀ। (ਰਜੇ ਨੇ) ਅਮਿਤ ਆਸਨ ਦਿੱਤੇ ਜੋ ਸੁਖ ਦੀ ਰਸ (ਵਰਗ ਸਨ)।੩੧। (ਇਸਤਰੀ ਨੂੰ) ਲਲਿਤ ਆਸਨ ਵਿਚ ਲਿਆ। (ਫਿਰ) ਅਨੇਕ ਤਰ੍ਹਾਂ ਦੇ ਆਸਨ ਕੀਤੇ। ਲਲਨਾ (ਪ੍ਰਿਯਾ) ਅਤੇ ਲਲਾ (ਪ੍ਰਿਯ) ਨੇ (ਬਹੁਤ) ਕਾਮ-ਕਲਾ ਕੀਤੀ।੩੨।

(ਸ਼ਕੰਤਲਾ ਰਜੇ ਨਾਲ) ਕੱਖਾਂ ਦੀ ਕੁਲੀ ਵਿਚ ਸੰਭੋਗ ਕਰ ਕੇ ਉਠੀ। ਰਾਜਾ ਉਥੋਂ ਚਲਾ ਗਿਆ। ਉਸ (ਸ਼ਕੰਤਲਾ) ਨੂੰ ਗਰਭ ਠਹਿਰ ਗਿਆ।੩੩। ਕੁਝ ਸਮਾਂ ਬੀਤ ਗਿਆ ਅਤੇ ਉਸ ਨੇ ਬੱਚੇ ('ਭਰ') ਨੂੰ ਜਨਮ ਦਿੱਤਾ। (ਉਸ ਬੱਚੇ ਨੇ) ਸ਼ਰੀਰ ਉਤੇ ਕਵਚ ਧਾਰਨ ਕੀਤਾ ਹੋਇਆ ਸੀ ਅਤੇ ਚੰਦ੍ਰਮਾ ਦੀ ਸੋਭ ਨੂੰ ਹਰਦਾ ਸੀ।੩੪।

(ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਜੰਗਲ ਦੀ ਅਗਨੀ (ਦੀ ਲਾਟ ਹੋਵੇ)। ਇਸ ਤਰ੍ਹਾਂ ਦਾ (ਉਸ ਦਾ) ਤੇਜ ਹੋ ਰਿਹਾ ਸੀ। ਜੋ ਵੀ ਰਿਸੀ ਉਸ ਨੂੰ ਵੇਖਦਾ ਸੀ, (ਉਸ ਦੇ) ਚਿਤ ਵਿਚ ਹੈਰਾਨੀ ਹੁੰਦੀ ਸੀ।੩੫।

ਜਦੋਂ ਬੱਚਾ ਸਿਆਣਾ ਹੋ ਗਿਆ। (ਤਦ ਸ਼ਕੰਤਲਾ ਨੇ ਉਸ ਨੂੰ) ਨਾਲ ਲੈ ਲਿਆ। (ਫਿਰ) ਉਥੇ ਚਲ ਕੇ ਆ ਗਈ ਜਿਥੇ ਉਸ ਦਾ ਪਿਤਾ ਸੀ।੩੬। ਜਦ ਰਜੇ ਨੇ (ਉਨ੍ਹਾਂ ਨੂੰ) ਵੇਖਿਆ, ਤਦ ਬਹੁਤ ਲਜਾ ਅਨੁਭਵ ਕੀਤੀ। (ਅਤੇ ਕਹਿਣ ਲਗਾ--) ਇਹ ਮੇਰਾ ਪੁੱਤਰ ਨਹੀਂ ਹੈ। ਹੇ ਇਸਤਰੀ! ਤੂੰ ਕੌਣ ਹੈ?।੩੭।

ਇਸਤਰੀ ਨੇ ਰਜੇ ਪ੍ਰਤਿ ਕਿਹਾ --

ਹਰਿ ਬੋਲ ਮਨਾ ਛੰਦ

ਹੇ ਰਾਜਨ! ਮੈਂ ਉਹੀ ਇਸਤਰੀ ਹਾਂ ਜਿਸ ਨਾਲ ਤੂੰ ਭੋਗ ਕੀਤਾ ਸੀ। ਕੱਖਾਂ ਦੀ ਕੁਲੀ ਵਿਚ (ਤੁਸੀਂ) ਕਾਮ-ਕੀਤਾ ਰਚਾਈ ਸੀ।੩੮। ਤਦ (ਤੁਸੀਂ) ਬਚਨ ਦਿੱਤਾ ਸੀ, ਹੁਣ ਭੂਲ ਗਏ ਹੋ। ਉਸ (ਘਟਨਾ) ਨੂੰ ਯਾਦ ਕਰੋ ਅਤੇ ਹੇ ਰਾਜਨ ! ਮੈਨੂੰ ਵਿਆਹ ਲਵੋ।੩੯।

ਜੇ ਹੁਣ ਮੈਨੂੰ ਛਡ ਦੇਣਾ ਸੀ, ਤਦ ਕਿਉਂ ਭੋਗ ਕੀਤਾ ਸੀ। ਹੇ ਰਾਜਨ! ਸੁਣੋ, ਇਹ ਤੁਹਾਡਾ ਪੁੱਤਰ ਹੈ, (ਮੈਂ) ਸੱਚ ਕਹਿ ਰਹੀ ਹਾਂ।੪੦। ਨਹੀਂ ਤਾਂ (ਮੈਂ) ਤੈਨੂੰ ਸ੍ਰਾਪ (ਦੇਵਾਂਗੀ)। ਮੇਰੇ ਨਾਲ ਭੋਗ ਕਰ ਕੇ, ਹੁਣ ਨ ਤਿਆਗੇ ਅਤੇ ਲਾਜ ਕਰ ਕੇ ਸ਼ਰਮਿੰਦੇ ਨ ਹੋ।੪੧।

ਰਜੇ ਨੇ ਇਸਤਰੀ ਨੂੰ ਕਿਹਾ --

ਕੋਈ ਨਿਸ਼ਾਨੀ ਦਸ, (ਜਾਂ) ਕੋਈ ਗੱਲ ਸਪਸ਼ਟ ਕਰ ਕੇ ਵਿਖਾ। ਮੈਂ ਇਸ ਤਰ੍ਹਾਂ ਭਜਦਾ ਨਹੀਂ ਹਾਂ ਅਤੇ ਨ ਹੀ ਹੋ ਇਸਤਰੀ! ਮੈਨੂੰ ਕੋਈ ਲਜਾ ਹੈ।੪੨।

ਇਕ ਮੁਦ੍ਰਕ ਲੈ। ਨਿਪ ਕੈ ਕਰਿ ਦੈ।  
ਇਹ ਦੇਖਿ ਭਲੈ। ਕਸ ਹੋਰ ਤਲੈ। ੪੩।  
ਨਿਪ ਜਾਨਿ ਗਏ। ਪਹਿਚਾਨਤ ਭਏ।  
ਤਬ ਤਉਨ ਬਰੀ। ਬਹੁ ਭਾਤਿ ਭਰੀ। ੪੪।  
ਸਿਸੁ ਸਾਤ ਭਏ। ਰਸ ਰੂਪ ਰਏ।  
ਅਮਿਤੋਜ ਬਲੀ। ਦਲ ਦੀਹ ਦਲੀ। ੪੫।

ਹਨਿ ਤੂਪ ਬਲੀ। ਜਿਣਿ ਤੂਮਿ ਬਲੀ।  
ਰਿਖਿ ਬੋਲਿ ਰਜੀ। ਬਿਧਿ ਜਗ ਸਜੀ। ੪੬।  
ਸੁਭ ਕਰਮ ਕਰੋ। ਅਰਿ ਪੁੰਜ ਹਰੋ।  
ਅਤਿ ਸੁਰ ਮਹਾ। ਨਹਿ ਔਰ ਲਹਾ। ੪੭।

ਅਤਿ ਜੋਤਿ ਲਸੈ। ਸਾਸ ਕ੍ਰਾਤਿ ਕਸੈ।  
ਦਿਸ ਚਾਰ ਚਕੀ। ਸੁਰ ਨਹਿ ਛਕੀ। ੪੮।

### ਤੁਆਲ ਛੰਦ

ਗਾਰਿ ਗਾਰਿ ਅਖਬਥ ਗਰਬਿਨ ਮਾਰਿ ਮਾਰਿ ਨਹੇਸ।  
ਜੀਤਿ ਜੀਤਿ ਅਜੀਤ ਰਾਜਨ ਛੀਨਿ ਦੇਸ ਬਿਦੇਸ।  
ਟਾਰਿ ਟਾਰਿ ਕਰੋਰਿ ਪਬਯ ਦੀਨ ਉਤਰ ਦਿਸਾਨ।  
ਸਪਤ ਸਿੰਧੁ ਭਏ ਧਰਾ ਪਰ ਲੀਕ ਚਕ੍ਰ ਰਥਾਨ। ੪੯।  
ਗਾਹਿ ਗਾਹਿ ਅਗਾਹ ਦੇਸਨ ਬਾਹਿ ਬਾਹਿ ਹਥਿਯਾਰ।  
ਤੋਰਿ ਤੋਰਿ ਅਤੇਰੇ ਭੂਪਿਕ ਦੀਨ ਉਤ੍ਰਹਿ ਟਾਰਾ।  
ਦੇਸ ਔਰ ਬਿਦੇਸ ਜੀਤਿ ਬਿਸੇਖ ਰਾਜ ਕਮਾਇ।  
ਅੰਤ ਜੋਤਿ ਸੁ ਜੋਤਿ ਮੇ ਮਿਲਿ ਜਾਤਿ ਭੀ ਪ੍ਰਿਥ ਰਾਇ। ੫੦।

ਇਤਿ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਬ੍ਰਹਮਾ ਅਵਤਾਰੇ ਬਿਆਸ ਰਾਜ ਪ੍ਰਿਥ ਕੇ ਰਾਜ ਸਮਾਧਾਨ। ੨। ੪।

### ਅਥ ਰਾਜਾ ਭਰਥ ਰਾਜ ਕਥਨ

### ਤੁਆਲ ਛੰਦ

ਜਾਨਿ ਅੰਤ ਸਮੇ ਭਯੇ ਪ੍ਰਿਥ ਰਾਜ ਰਾਜ ਵਤਾਰ।  
ਬੋਲਿ ਸਰਬ ਸਮ੍ਰਿਧਿ ਸੰਪਤਿ ਮੰਦ੍ਰੀ ਮਿਦ੍ਰੁ ਕੁਮਾਰ।  
ਸਪਤ ਦੂਪ ਸੁ ਸਪਤ ਪੁਤ੍ਰਨਿ ਬਾਟ ਦੀਨ ਤੁਰੰਤ।  
ਸਪਤ ਰਾਜ ਕਰੈ ਲਗੈ ਸੁਤ ਸਰਬ ਸੋਭਾਵੰਤ। ੫੧।  
ਸਪਤ ਛੜ੍ਹ ਫਿਰੈ ਲਗੈ ਸਿਰ ਸਪਤ ਰਾਜ ਕੁਮਾਰ।  
ਸਪਤ ਇੰਦ੍ਰ ਪਰੇ ਧਰਾ ਪਰਿ ਸਪਤ ਜਾਨ ਅਵਤਾਰ।  
ਸਰਬ ਸਾਸਤ੍ਰ ਧਰੀ ਸਬੈ ਮਿਲ ਬੇਦ ਰੀਤਿ ਬਿਚਾਰ।  
ਦਾਨ ਅੰਸ ਨਿਕਾਰ ਲੀਨੀ ਅਰਥ ਸੂਰਥ ਸੁਧਾਰਿ। ੫੨।

੧. 'ਭਾਰ' ੨. 'ਮਿਦ੍ਰੀ ਮੰਦ੍ਰੀ'

ਇਸਤਰੀ ਨੇ ਇਕ ਮੁੰਦਰੀ ਲੈ ਕੇ ਰਾਜੇ ਦੇ ਹੱਥ ਵਿਚ ਦੇ ਦਿੱਤੀ (ਅਤੇ ਕਿਹਾ) ਇਸ ਨੂੰ ਚੰਗੀ ਤਰ੍ਹਾਂ ਨਾਲ ਦੇਖ ਲੋ। (ਹੁਣ) ਹੇਠਾਂ ਨੂੰ ਕਿਉਂ ਤਕਦੇ ਹੋ। ੪੩।

(ਮੁੰਦਰੀ ਵੇਖ ਕੇ) ਰਾਜਾ ਜਾਣ ਗਿਆ ਅਤੇ (ਸ਼ਕੁੰਤਲਾ ਨੂੰ) ਪਛਾਣ ਲਿਆ। ਤਦ ਉਸ ਨੂੰ ਵਰ ਲਿਆ ਅਤੇ ਬਹੁਤ ਤਰ੍ਹਾਂ ਨਾਲ ਭਰ ਦਿੱਤਾ (ਅਰਸਾਤ--ਸੰਤੁਸ਼ਟ ਕਰ ਦਿੱਤਾ) ੪੪। (ਰਾਜੇ ਦੇ ਉਸ ਇਸਤਰੀ ਤੋਂ) ਸੱਤ ਪੁੱਤਰ ਪੈਦਾ ਹੋਏ ਜੋ ਰੂਪ ਅਤੇ ਰਸ ਦੇ ਭੰਡਾਰ ਸਨ। (ਉਹ ਪੁੱਤਰ) ਅਮਿਤ ਤੇਜ ਅਤੇ ਬਲ ਵਾਲੇ ਸਨ। (ਉਹ) ਵੈਰੀਆਂ ਦੇ ਭਾਰੀ ਦਲ ਨੂੰ ਦਲ ਸੁਟਣ ਵਾਲੇ ਸਨ। ੪੪।

ਬਲਵਾਨ ਰਾਜਿਆਂ ਨੂੰ ਮਾਰ ਕੇ ਧਰਤੀ ਦੇ ਅਨੇਕ ਸਥਲ ਜਿਤ ਲਏ ਸਨ। (ਫਿਰ) ਰਿਸ਼ੀਆਂ ਅਤੇ ਰਿੱਤਜਾਂ ('ਰਜੀ' - ਯੱਗ ਕਰਨ ਵਾਲੇ ਬ੍ਰਾਹਮਣ) ਨੂੰ ਬੁਲਾ ਕੇ ਧੱਗ ਦੀ ਮਰਯਾਦਾ ਦੀ ਸਾਜਨਾ ਕੀਤੀ। ੪੬। (ਉਨ੍ਹਾਂ ਪੁੱਤਰਾਂ ਨੇ) ਸੁਭ ਕਰਮ ਕਰ ਕੇ ਵੈਰੀਆਂ ਦੇ ਸਮੂਹਾਂ ਨੂੰ ਨਸ਼ਟ ਕਰ ਦਿੱਤਾ। (ਉਹ) ਮਹਾਨ ਸੂਰਮੇ ਸਨ, (ਉਨ੍ਹਾਂ ਵਰਗਾ) ਹੋਰ ਕੋਈ ਨਹੀਂ ਸੀ। ੪੬।

(ਉਨ੍ਹਾਂ ਦੇ ਮੁਖ ਉਤੇ) ਬਹੁਤ ਜੋਤਿ ਚਮਕਦੀ ਸੀ (ਜਿਸ ਦੇ ਸਾਹਮਣੇ) ਚੰਦ੍ਰਮਾ ਦੀ ਚਮਕ ਕਿਸ ਕੰਮ ਦੀ। (ਉਨ੍ਹਾਂ ਨੂੰ ਵੇਖ ਕੇ) ਚਾਰੇ ਚਕ ਹੈਰਾਨ ਸਨ ਅਤੇ ਏਵੇਂ ਇਸਤਰੀਆਂ ਮੌਹਿਤ ਹੋ ਰਹੀਆਂ ਸਨ। ੪੮।

### ਤੁਆਲ ਛੰਦ

ਅਰਥਾਂ ਖਰਬਾਂ ਹੰਕਾਰੀ ਰਾਜਿਆਂ ਨੂੰ ਗਾਲ ਗਾਲ ਕੇ ਮਾਰ ਦਿੱਤਾ। ਨ ਜਿਤੇ ਜਾ ਸਕਣ ਵਾਲੇ ਰਾਜਿਆਂ ਨੂੰ ਜਿਤ ਜਿਤ ਕੇ (ਉਨ੍ਹਾਂ ਤੋਂ) ਦੇਸ ਬਿਦੇਸ ਖੋਲ ਲਏ। ਪਰਬਤਾਂ ਨੂੰ ਹਟਾ ਹਟਾ ਕੇ ਉਤਰ ਦਿਸ਼ਾ ਵਿਚ ਕਰ ਦਿੱਤਾ ਅਤੇ (ਉਨ੍ਹਾਂ ਦੇ) ਰਥਾਂ ਦੇ ਪਹੀਇਆਂ ('ਚ੍ਰਕ੍') ਦੀਆਂ ਲਕੀਰਾਂ ਨਾਲ ਧਰਤੀ ਉਤੇ ਸੱਤ ਸਾਮੁੰਦਰ ਬਣ ਗਏ। ੪੮।

ਹਥਿਆਰ ਵਾਹ ਵਾਹ ਕੇ ਨ ਗਾਹੇ ਜਾ ਸਕਣ ਵਾਲੇ ਦੇਸਾਂ ਨੂੰ ਗਾਹ ਲਿਆ ਅਤੇ ਨ ਤੋੜੇ ਜਾ ਸਕਣ ਵਾਲੇ ਪਰਬਤਾਂ ਨੂੰ ਤੋੜ ਕੇ ਉਤਰ (ਦਿਸ਼ਾ) ਵਲ ਸੁਟ ਦਿੱਤਾ। ਦੇਸ ਅਤੇ ਵਿਦੇਸ ਨੂੰ ਜਿਤ ਕੇ ਵਿਸ਼ੇਸ਼ ਰੂਪ ਵਿਚ ਰਾਜ ਕਮਾਇਆ। ਅੰਤ ਵਿਚ ਪ੍ਰਿਥੁ ਰਾਜੇ ਦੀ ਜੋਤਿ ਜਾ ਕੇ (ਪ੍ਰਭੂ ਦੀ) ਜੋਤਿ ਵਿਚ ਮਿਲ ਗਈ। ੫੦।

ਇਥੇ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੇ ਬ੍ਰਹਮਾ ਅਵਤਾਰ ਦੇ ਬਿਆਸ ਦੇ ਰਾਜ ਪ੍ਰਿਥੁ ਦੇ ਰਾਜ ਦੀ ਸਮਾਧਾਨ।  
ਹੁਣ ਭਰਤ ਦੇ ਰਾਜ ਦਾ ਕਥਨ

### ਤੁਆਲ ਛੰਦ

ਅੰਤ ਸਮਾਂ ਆ ਪਹੁੰਚਿਆ ਜਾਣ ਕੇ ਰਾਜ ਅਵਤਾਰ ਪ੍ਰਿਥੁ ਰਾਜ ਨੇ ਸਾਰੇ ਮਿਤਰਾਂ, ਮੰਤਰੀਆਂ, ਪੁੱਤਰਾਂ ਨੂੰ ਬੁਲਾ ਕੇ ਧਨ ਦੌਲਤ ਤੇ ਜਾਇਦਾਦ (ਵੰਡ ਦਿੱਤੀ)। ਸੱਤ ਪੁੱਤਰਾਂ ਨੂੰ ਸੱਤ ਦੀਪ ਤੁਰਤ ਵੰਡ ਦਿੱਤੇ। ਸੋਤਾ ਯੁਕਤ ਸਾਰੇ ਪੁੱਤਰ ਸੱਤਾਂ ਦੀਪਾਂ ਵਿਚ ਰਾਜ ਕਰਨ ਲਗੇ। ੫੧।

ਸੱਤਾਂ ਰਾਜ ਕੁਮਾਰਾਂ ਦੇ ਸਿਰ ਉਤੇ ਸੱਤ ਛੜ੍ਹ ਝੁਲਣ ਲਗੇ। (ਇਸ ਤਰ੍ਹਾਂ ਪ੍ਰਤੀਤ ਹੁੰਦਾ ਸੀ) ਮਾਨੋ ਸੱਤ ਇੰਦਰ ਧਰਤੀ ਉਤੇ ਆ ਪਏ ਹੋਣ (ਅਤੇ ਇਹ) ਸੱਤੇ (ਇੰਦਰ ਦੇ) ਅਵਤਾਰ ਹੋਣ। (ਉਨ੍ਹਾਂ ਨੇ) ਮਿਲ ਕੇ ਸਾਰੇ ਸ਼ਾਸਤ੍ਰਾਂ ਅਤੇ ਵੇਦਾਂ ਦੀ ਵਿਚਾਰ ਪੂਰਵਕ ਰੀਤ ਧਾਰਨ ਕੀਤੀ। ਲੋਕ ਭਲਾਈ ਅਤੇ ਸੁਧਾਰ ਲਈ ਦਾਨ ਦਾ ਅੰਸ ਕਢ ਲਿਆ। ੫੨।

ਖੰਡ ਖੰਡ ਅਖੰਡ ਉਰਬੀ ਬਾਟ ਲੀਨਿ ਕੁਮਾਰ।  
ਸਪਤ ਦੀਪ ਭਏ ਪੁਨਿਰ ਨਵਖੰਡ ਨਾਮ ਬਿਚਾਰ।  
ਜੇਸਟ ਪੁੜ ਧਰੀ ਧਰਾ ਤਿਹ ਭਰਥ ਨਾਮ ਬਖਾਨ।  
ਭਰਥ ਖੰਡ ਬਖਾਨ ਹੀ ਦਸ ਚਾਰ ਚਾਰੁ ਨਿਧਾਨ। ੫੩।

ਕਉਨ ਕਉਨ ਕਰੈ ਕਬੈ ਕਵਿ ਨਾਮ ਠਾਮ ਅਨੰਤ ।  
ਬਾਟ ਬਾਟ ਸਬੋ ਲਏ ਨਵਖੰਡ ਦੂਪ ਦੁਰੰਤ।  
ਠਾਮ ਠਾਮ ਭਏ ਨਰਾਧਿਪ ਠਾਮ ਨਾਮ ਅਨੇਕ।  
ਕਉਨ ਕਉਨ ਉਚਾਰੀਐ ਕਰਿ ਸੂਰ ਸਰਬ ਬਿਬੇਕ। ੫੪।

ਸਪਤ ਦੀਪਨ ਸਪਤ ਭੂਪ ਭੂਗੈ ਲਗੇ ਨਵਖੰਡ।  
ਭਾਤਿ ਭਾਤਿਨ ਸੋ ਫਿਰੇ ਅਸਿ ਬਾਧਿ ਜੋਧ ਪ੍ਰਚੰਡ।  
ਦੀਹ ਦੀਹ ਅਜੀਹ ਦੇਸਨਿ ਨਾਮ ਆਪਿ ਭਨਾਇ।  
ਆਨਿ ਜਾਨੁ ਦੁਤੀ ਭਏ ਛਿਤਿ ਦੂਸਰੇ ਹਰਿ ਰਾਇ। ੫੫।

ਆਪ ਆਪ ਸਮੈ ਸਬੈ ਸਿਰਿ ਅੜ੍ਹ ਪੜ੍ਹ ਫਿਰਾਇ।  
ਜੀਤਿ ਜੀਤਿ ਅਜੀਤ ਜੋਧਨ ਰੋਹ ਕ੍ਰੋਹ ਕਮਾਇ।  
ਝੂਠ ਸਾਚ ਅਨੰਤ ਬੋਲਿ ਕਲੇਲ ਕੇਲ ਅਨੇਕ।  
ਅੰਤਿ ਕਾਲ ਸਬੈ ਭਛੇ ਜਗਿ ਛਾਡੀਆ ਨਹਿ ਏਕਾਪਦ।

ਆਪ ਅਰਥ ਅਨਰਥ ਅਪਰਥ ਸਮਰਥ ਕਰਤ ਅਨੰਤ।  
ਅੰਤਿ ਹੋਤ ਠਠੀ ਕਛੂ ਪ੍ਰਭੂ ਕੋਟਿ ਕਯੋਂ ਨ ਕਰੰਤ।  
ਜਾਨ ਬੁਝ ਪਰੰਤ ਕੁਪ ਲਹੰਤ ਮੁੜ ਨ ਭੇਵ।  
ਅੰਤਿ ਕਾਲ ਤਥੈ ਬਚੈ ਜਬ ਜਾਨ ਹੈ ਗੁਰਦੇਵ। ੫੬।

ਅੰਤਿ ਹੋਤ ਠਠੀ ਭਲੀ ਪ੍ਰਭ ਮੁੜ ਲੋਗ ਨ ਜਾਨਿ।  
ਆਪ ਅਰਥ ਪਛਾਨ ਹੀ ਤਜਿ ਦੀਹ ਦੇਵ ਨਿਧਾਨ।  
ਧਰਮ ਜਾਨਿ ਕਰਤ ਪਥਨ ਯੋ ਨ ਜਾਨਤ ਮੁੜ।  
ਸਰਥ ਕਾਲ ਦਇਆਲ ਕੋ ਕਹੁ ਪ੍ਰਯੋਗ ਗੁੜ ਅਗੂੜ। ੫੭।

ਪਾਪ ਪੁੰਨ ਪਛਾਨ ਹੀ ਕਰਿ ਪੁੰਨ ਕੀ ਸਮ ਪਾਪ।  
ਪਰਮ ਜਾਨ ਪਵਿਤ੍ਰ ਜਾਪਨ ਜਪੈ ਲਾਗ ਕੁਜਾਪ।  
ਸਿਧ ਠਉਰ ਨ ਮਾਨ ਹੀ ਬਿਨੁ ਸਿਧ ਠਉਰ ਪੁਜੰਤ।  
ਹਾਥਿ ਦੀਪਕੁ ਲੈ ਮਹਾ ਪਸੁ ਮਹਿ ਕੁਪ ਪਰੰਤ। ੫੮।

ਸਿਧ ਠਉਰ ਨ ਮਾਨ ਹੀ ਅਨਸਿਧ ਪੂਜਤ ਠਉਰ।  
ਕੈ ਕੁ ਦਿਵਸ ਚਲਾਹਿਗੇ ਜੜ ਭੀਤ ਕੀ ਸੀ ਦਉਰ।

ਨ ਖੰਡੀ ਜਾ ਸਕਣ ਵਾਲੀ ਧਰਤੀ ('ਉਰਬੀ') ਦੇ ਖੰਡ ਖੰਡ ਕਰ ਕੇ ਰਾਜਕੁਮਾਰਾਂ ਨੇ (ਆਪਸ ਵਿਚ) ਵੰਡ ਲਈ। ਸੱਤ ਦੀਪਾਂ ਦਾ ਨਾਮ ਫਿਰ ਵਿਚਾਰ ਪੂਰਵਕ 'ਨਵ ਖੰਡ' ਰਖਿਆ ਗਿਆ। ਵੱਡੇ ਪੁੱਤਰ, ਜਿਸ ਨੇ ਧਰਤੀ ਨੂੰ ਧਰਨ ਕੀਤਾ, ਦਾ ਨਾਂ 'ਭਰਤ' ਕਿਹਾ ਗਿਆ। ਅਠਾਂਤੁਂ ਵਿਦਿਆਵਾਂ ਦੇ ਉੱਤਮ ਖਜ਼ਾਨੇ (ਸਮਝੇ ਜਾਣ ਵਾਲੇ ਲੋਕ ਉਸ ਭੂਮੀ ਖੰਡ ਨੂੰ) 'ਭਰਥ ਖੰਡ' ਕਹਿਣ ਲਗ ਪਏ।

ਕਿਹੜਾ ਕਿਹੜਾ (ਨਾਮ) ਕਵੀ ਕਥਨ ਕਰੇ, (ਕਿਉਂਕਿ ਉਨ੍ਹਾਂ ਦੇ) ਨਾਮ ਅਤੇ ਸਥਾਨ ਅਨੰਤ ਹਨ। ਅਸੀਮ ('ਦੁਰੰਤ') ਨੌ ਖੰਡ ਦੀਪਾਂ ਨੂੰ (ਉਨ੍ਹਾਂ) ਸਾਰਿਆਂ ਨੇ ਵੰਡ ਲਿਆ। ਥਾਂ ਥਾਂ ਤੇ ਜੋ ਰਜੇ ਹੋਏ, (ਉਨ੍ਹਾਂ) ਦੇ ਨਾਮ ਅਤੇ ਸਥਾਨ ਅਨੇਕ ਹਨ। ਸਾਰਿਆਂ ਸੂਰਮਿਆਂ ਵਿਚੋਂ ਵਿਚਾਰ ਪੂਰਵਕ ਕਿਹੜੇ ਕਿਹੜੇ ਦਾ ਵਰਣਨ ਕੀਤਾ ਜਾਏ।

ਸੱਤਾ ਦੀਪਾਂ ਦੇ ਸੱਤੇ ਰਜੇ ਨੌ ਖੰਡਾਂ ਨੂੰ ਭੋਗਣ ਲਗੇ (ਅਰਥਾਤ --ਉਨ੍ਹਾਂ ਉਤੇ ਰਾਜ ਕਰਨ ਲਗੇ)। ਪ੍ਰਚੰਡ ਯੋਧੇ ਤਲਵਾਰਾਂ ਬੰਨ੍ਹ ਕੇ ਵੱਖਰੇ ਵੱਖਰੇ ਢੰਗਾਂ ਨਾਲ (ਇਧਰ ਉਧਰ) ਫਿਰਨ ਲਗੇ। ਵੱਡੇ ਤੋਂ ਵੱਡੇ ਨ ਜਿਤੇ ਜਾ ਸਕਣ ਵਾਲੇ ਦੇਸਾਂ ਦੇ ਨਾਂ ਆਪ ਸੁਣਿਣ ਲਗੇ। (ਇੰਜ ਪ੍ਰਤੀਤ ਹੁੰਦਾ ਹੈ ਕਿ) ਧਰਤੀ ਉਤੇ ਦੂਜੇ ਇੰਦਰ (ਹਰਿ) ਰਾਜਾ ਉਪਸਥਿਤ ਹੋ ਗਏ ਹੋਣਾ।

ਆਪਣੇ ਆਪਣੇ ਸਮੇਂ ਵਿਚ ਸਭ ਨੇ (ਆਪਣੇ ਆਪਣੇ) ਸਿਰ ਉਤੇ ਛੜ੍ਹ ਫਿਰਾਇਆ ਹੈ। ਰੋਹ ਅਤੇ ਕ੍ਰੋਧ ਨਾਲ ਅਜਿਤ ਯੋਧਿਆਂ ਨੂੰ ਜਿਤ ਜਿਤ ਕੇ (ਅਧੀਨ ਕਰਦੇ ਰਹੇ)। ਅਨੰਤ ਪ੍ਰਕਾਰ ਦੇ ਝੂਠ ਅਤੇ ਸੱਤ ਬੋਲ ਕੇ ਅਨੇਕਾਂ ਹੀ ਕੌਤਕ ਅਤੇ ਕ੍ਰੀਤਾਵਾਂ ਕਰਦੇ ਰਹੇ। ਅੰਤ ਵਿਚ ਕਾਲ ਨੇ ਸਭ ਨੂੰ ਖਾ ਲਿਆ ਅਤੇ ਜਗਤ ਵਿਚ ਇਕ ਵੀ ਨਹੀਂ ਛਡਿਆ ਹੈ।

ਆਪਣੇ ਸੁਆਰਥ ਲਈ ਸਮਰਥ ਲੋਕ ਦੂਜਿਆਂ ਉਤੇ ਬੋਲੰਤ ਅਨਰਥ ਕਰਦੇ ਰਹੇ ਹਨ। ਅੰਤ ਤੇ (ਉਹੀ) ਕੁਝ ਹੁੰਦਾ ਹੈ ਜੋ ਪ੍ਰਭੂ ਨੇ ਬਣਾਇਆ ਹੈ, ਭਾਵੇਂ ਅਤਿ ਅਧਿਕ (ਉਪਾ) ਕਿਉਂਨ ਨ ਕੀਤੇ ਜਾਣ। ਮੂਰਖ ਲੋਕ (ਪ੍ਰਭੂ ਦੀ ਵਾਸਤਵਿਕਤਾ ਦਾ) ਭੇਦ ਨਹੀਂ ਪਾਂਦੇ ਅਤੇ ਜਾਣ ਬੁਝ ਕੇ ਖੂਹ ਵਿਚ ਪੈਂਦੇ ਹਨ। ਅੰਤ ਵਿਚ ਕਾਲ ਤੋਂ ਤਦ ਹੀ ਬਚਿਆ ਜਾ ਸਕੇਗਾ ਜਦ ਗੁਰੂਦੇਵ ਨੂੰ ਜਾਣ ਲਿਆ ਜਾਵੇਗਾ।

ਮੂਰਖ ਲੋਕ ਨਹੀਂ ਜਾਣਦੇ ਕਿ ਅੰਤ ਵਿਚ ਉਹੀ ਹੁੰਦਾ ਹੈ ਜੋ ਪ੍ਰਭੂ ਨੇ ਬਣਾਇਆ ਹੈ। ਵੱਡੇ ਮਹਾਨ ਪ੍ਰਭੂ ਨੂੰ ਛਡ ਕੇ (ਮੂਰਖ ਲੋਕ) ਆਪਣੇ ਸੁਆਰਥ ਨੂੰ ਹੀ ਪਛਾਣਦੇ ਹਨ। ਉਹ ਮੂਰਖ ਇਸ ਤਰ੍ਹਾਂ (ਵਾਸਤਵਿਕਤਾ ਨੂੰ) ਨ ਜਾਣ ਕੇ (ਪਾਖੰਡਾਂ ਨੂੰ) ਧਰਮ ਸਮਝ ਕੇ ਪਾਪ ਕਰਦੇ ਹਨ। ਉਸ ਦਿਆਲੂ ਪ੍ਰਭੂ ਨੂੰ ਹਰ ਸਮੇਂ ਗੁਪਤ ਪ੍ਰਗਟ ਹੋ ਰਹੇ ਸਾਰਿਆਂ ਪ੍ਰਯੋਗਾਂ ਦਾ ਬੋਧ ਰਹਿੰਦਾ ਹੈ।

(ਉਹ) ਪਾਪ ਦੀ ਪੁੰਨ ਵਜੋਂ ਪਛਾਣ ਕਰਦੇ ਹਨ, ਅਤੇ ਪੁੰਨ ਦੇ ਸਮਾਨ ਪਾਪ ਕਰਦੇ ਹਨ। (ਉਹ) ਕੁਜਾਪਾਂ ਨੂੰ ਪਰਮ ਪਵਿਤ੍ਰ ਜਾਪ ਸਮਝ ਕੇ ਜਪਦੇ ਹਨ। ਸਿੱਧ ਸਥਾਨਾਂ ਨੂੰ ਨਹੀਂ ਮੰਨਦੇ ਅਤੇ ਬਿਨਾ ਕਿਸੇ ਸਿੱਧੀ ਵਾਲੇ ਸਥਾਨਾਂ ਨੂੰ ਪੂਜਦੇ ਹਨ। ਹੱਥ ਵਿਚ ਦੀਪਕ ਲੈ ਕੇ ਵੀ ਉਹ ਮੂਰਖ ਖੂਹ ਵਿਚ ਡਿਗਦੇ ਹਨ।

ਸਥਾਪਿਤ ('ਸਿਧ') ਸਥਾਨ ਨੂੰ ਨਹੀਂ ਮੰਨਦੇ ਅਤੇ ਅਸਥਾਪਿਤ ('ਅਨਸਿਧ') ਸਥਾਨਾਂ ਦੀ ਪੂਜਾ ਕਰਦੇ ਹਨ। (ਉਹ) ਮੂਰਖ ਕਿਤਨੇ ਦਿਨਾਂ ਤਕ ਕੰਧ ਉਤੇ ਦੌੜਨ ਵਾਂਗ (ਆਪਣੇ) ਜੀਵਨ ਨੂੰ ਚਲਾਉਣਗਾ। ਖੰਡਾਂ ਤੋਂ ਬਿਨਾ (ਪੰਡੀ) ਕਿਵੇਂ ਉਡੇਗਾ ਅਤੇ ਅੱਖਾਂ ਤੋਂ ਵਾਂਝਿਆ

ਪੰਖ ਹੀਨ ਕਹਾ ਉਡਾਇਬ ਨੈਨ ਹੀਨ ਨਿਹਾਰ।  
ਸਸਤ੍ਰੁ ਹੀਨ ਜੁਧਾ ਨ ਪੈਠਬ ਅਰਥ ਹੀਨ ਬਿਚਾਰ। ੬੦।

ਦਰਬ ਹੀਣ ਬਪਾਰ ਜੈਸਕ ਅਰਥ ਬਿਨੁ ਇਸ ਲੋਕ।  
ਅਂਖ ਹੀਣ ਬਿਲੋਕਬੋ ਜਗਿ ਕਾਮਕੇਲ ਅਕੋਕ।  
ਗਿਆਨ ਹੀਣ ਸੁ ਪਾਠ ਗੀਤਾ ਬੁਧਿ ਹੀਣ ਬਿਚਾਰ।  
ਹਿੰਮਤ ਹੀਨ ਜੁਧਾਨ ਜੂਝਬ ਕੇਲ ਹੀਣ ਕੁਮਾਰ। ੬੧।

ਕਉਨ ਕਉਨ ਗਨਾਈਐ ਜੇ ਭਏ ਭੂਮਿ ਮਹੀਪ।  
ਕਉਨ ਕਉਨ ਸੁ ਕਥਾਈ ਜਗਿ ਕੇ ਸੁ ਦੂੰਪ ਅਦੂੰਪ।  
ਜਾਸੁ ਕੀਨ ਗਨੈ ਵਹੈ ਇਸਿ ਐਂਕ ਕੀ ਨਹਿ ਸਕਤਿ।  
ਯੌਨ ਐਸ ਪਹਚਾਨੀਐ ਬਿਨੁ ਤਾਸੁ ਕੀ ਕੀਏ ਭਗਤਿ। ੬੨।

ਇਤਿ ਰਾਜਾ ਭਰਥ ਰਾਜ ਸਮਾਧਾਂ ੩। ੫।

ਅਥ ਰਾਜਾ ਸਗਰ ਰਾਜ ਕਥਨ

ਕੁਆਲ ਛੰਦ

ਸ੍ਰੇਸਟ ਸ੍ਰੇਸਟ ਭਏ ਜਿਤੇ ਇਹ ਭੂਮਿ ਆਨਿ ਨਰੇਸਾ।  
ਤਉਨ ਤਉਨ ਉਚਾਰ ਹੋ ਤੁਮਰੇ ਪ੍ਰਸਾਦਿ ਅਸੇਸਾ।  
ਭਰਥ ਰਾਜ ਬਿਤਿਤ ਭੇ ਭਏ ਰਾਜਾ ਸਗਰ ਰਾਜ।  
ਰੁਦ੍ਰ ਕੀ ਤਪਸਾ ਕਰੀ ਲੀਅ ਲਛ ਸੁਤ ਉਪਰਾਜਿ। ੬੩।

ਚਕ੍ਰ ਬਕ੍ਰ ਧੂਜਾ ਗਦਾ ਭ੍ਰਿਤ ਸਰਬ ਰਾਜ ਕੁਮਾਰ।  
ਲਛ ਰੂਪ ਧਰੇ ਮਨੋ ਜਗਿ ਆਨਿ ਮੈਨ ਸੁ ਧਾਰ।  
ਬੇਖ ਬੇਖ ਬਨੇ ਨਰੇਸੂਰ ਜੀਤਿ ਦੇਸ ਅਸੇਸ।  
ਦਾਸ ਭਾਵ ਸਬੈ ਧਰੇ ਮਨਿ ਜੜ੍ਹ ਤੜ੍ਹ ਨਰੇਸਾ। ੬੪।

ਬਾਜ ਮੇਧ ਕਰੈ ਲਗੈ ਹਯ ਸਾਲਿ ਤੇ ਹਯ ਚੀਨਿ।  
ਬੋਲਿ ਬੋਲਿ ਅਮੇਲ ਰਿਤੁਜਾ ਮੰਡ੍ਰ ਮਿਡ੍ਰ ਪ੍ਰਬੀਨਾ।  
ਸੰਗ ਦੀਨ ਸਮੂਹ ਸੈਨ ਬ੍ਰਘੂਹ ਬ੍ਰਘੂਹ ਬਨਾਇ।  
ਜੜ੍ਹ ਤੜ੍ਹ ਫਿਰੈ ਲਗੇ ਸਿਰਿ ਅੜ੍ਹ ਪੜ੍ਹ ਫਿਰਾਇ। ੬੫।

ਜੈਤਪੜ੍ਹ ਲਹਯੇ ਜਹਾ ਤਹ ਸਤ੍ਰੁ ਭੇ ਸਭ ਚੂਰ।  
ਛੋਰਿ ਛੋਰਿ ਭਜੇ ਨਰੇਸੂਰ ਛਾਡਿ ਸਸਤ੍ਰ ਕਰੂਰ।  
ਡਾਰਿ ਡਾਰਿ ਸਨਹਿ ਸੂਰ ਤ੍ਰੀਆਨ ਭੇਸ ਸੁ ਧਾਰਿ।  
ਭਾਜਿ ਭਾਜਿ ਚਲੇ ਜਹਾ ਤਹ ਪੁਤ੍ਰ ਮਿਡ੍ਰ ਬਿਸਾਰਿ। ੬੬।

ਹੋਇਆ (ਕਿਵੇਂ) ਵੇਖੇਗਾ। ਸਸਤ੍ਰ ਤੋਂ ਹੀਣਾ ਕਿਵੇਂ ਯੁਧ ਵਿਚ ਪ੍ਰਵੇਸ਼ ਕਰੇਗਾ ਅਤੇ ਅਰਥ (ਨੂੰ ਸਮਝਣ ਦੀ ਸਕਤੀ ਤੋਂ) ਹੀਣਾ (ਕਿਵੇਂ) ਵਿਚਾਰ (ਸਾਸਤ੍ਰ) ਵਿਚ ਸ਼ਾਮਲ ਹੋ ਵੇਗਾ। ੬੦।

ਇਸ ਲੋਕ ਵਿਚ ਜਿਵੇਂ ਦਰਬ ਧਨ ਤੋਂ ਵਾਂਝੇ ਦਾ ਵਧਾਰ ਧਨ ('ਅਰਥ') ਤੋਂ ਬਿਨਾ ਨਹੀਂ ਹੋ ਸਕਦਾ। ਅੱਖਾਂ ਤੋਂ ਅੰਨ੍ਹਾ (ਵਿਅਕਤੀ) ਜਗਤ ਨੂੰ ਨਹੀਂ ਵੇਖ ਸਕਦਾ ਅਤੇ ਕੋਕ ਸਾਸਤ੍ਰ ਤੋਂ ਅਣਜਾਣ ਕਾਮ ਕ੍ਰੀਤਾ ਨੂੰ ਨਹੀਂ ਮਾਣ ਸਕਦਾ। ਗਿਆਨ ਤੋਂ ਹੀਣਾ ਗੀਤਾ ਦਾ ਪਾਠ ਅਤੇ ਬੁੱਧੀ ਤੋਂ ਬਿਨਾ ਵਿਚਾਰ ਨਹੀਂ ਹੋ ਸਕਦਾ। ਹਿੰਮਤ ਤੋਂ ਬਿਨਾ ਯੋਧਾ ਲੜ ਨਹੀਂ ਸਕਦਾ ਅਤੇ ਕੌਤਕਾਂ ਅਤੇ ਕ੍ਰੀਤਾਵਾਂ ਤੋਂ ਬਿਨਾ ਰਾਜ ਕੁਮਾਰ (ਸੋਭਦਾ ਨਹੀਂ ਹੈ)। ੬੧।

ਧਰਤੀ ਉਤੇ ਜਿਹੜੇ ਰਜੇ ਹੋਏ ਹਨ, (ਉਨ੍ਹਾਂ ਵਿਚੋਂ) ਕਿਸ ਕਿਸ ਨੂੰ ਗਿਣੀਏ। ਜਗਤ ਵਿਚ ਦੀਪਾਂ ਅਤੇ ਅਦੀਪਾਂ (ਦੇ ਜੋ ਸੁਆਮੀ ਹੋਏ ਹਨ, ਉਨ੍ਹਾਂ ਵਿਚੋਂ) ਕਿਹੜੇ ਕਿਹੜੇ ਦਾ ਕਥਨ ਕਰੀਏ। ਜਿਸ (ਪ੍ਰਭੂ) ਨੇ ਪੈਦਾ ਕੀਤੇ ਹਨ, ਉਹੀ ਇਨ੍ਹਾਂ ਨੂੰ ਗਿਣ ਸਕਦਾ ਹੈ, ਹੋਰ ਕਿਸੇ ਦੀ ਸਕਤੀ ਨਹੀਂ ਹੈ। ਉਸ ਦੀ ਭਗਤੀ ਕੀਤੇ ਬਿਨਾ ਉਸ ਨੂੰ ਇਵੇਂ ਕਿਵੇਂ ਨਹੀਂ ਪਛਾਣਿਆ ਜਾ ਸਕਦਾ। ੬੨।

ਇਥੇ ਰਾਜਾ ਭਰਤ ਦੇ ਰਾਜ ਦੀ ਸਮਾਧਾਂ।

ਹੁਣ ਰਾਜਾ ਸਗਰ ਦੇ ਰਾਜ ਦਾ ਕਥਨ

ਕੁਆਲ ਛੰਦ

ਇਸ ਧਰਤੀ ਉਤੇ ਜਿਤਨੇ ਸ੍ਰੇਸਥ ਸ੍ਰੇਸਥ ਰਾਜੇ ਹੋਏ ਹਨ, ਤੇਰੀ ਕ੍ਰਿਪਾ ਨਾਲ ਉਨ੍ਹਾਂ ਸਾਰਿਆਂ ਦਾ ਵਰਣਨ ਕਰਦਾ ਹਾਂ। ਭਰਤ ਦਾ ਰਾਜ ਬੀਤ ਗਿਆ ਅਤੇ ਰਾਜਾ ਸਗਰ ਦਾ ਰਾਜ ਹੋ ਗਿਆ। (ਉਸ ਨੇ) ਰੁਦ੍ਰ ਦੀ ਤਪਸਿਆ ਕੀਤੀ ਅਤੇ ਇਕ ਲੱਖ ਪੁੱਤਰ ਪੈਦਾ ਕਰ ਲਏ। ੬੩।

ਸਾਰਿਆਂ ਰਾਜ ਕੁਮਾਰਾਂ ਨੇ ਟੇਢੇ ਚੱਕਰ, ਧੂਜਾਵਾਂ, ਗਦਾਵਾਂ ਅਤੇ ਸੇਵਕ (ਰਖੇ ਹੋਏ ਹਨ)। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕਾਮ ਦੇਵ ਨੇ ਜਗਤ ਵਿਚ ਲੱਖ ਰੂਪ ਆ ਕੇ ਧਾਰਨ ਕੀਤੇ ਹੋਣਾ। ਰਾਜ ਕੁਮਾਰਾਂ ਨੇ ਵੱਖ ਵੱਖ ਤਰ੍ਹਾਂ ਦੇ (ਬਾਣੇ) ਧਾਰਨ ਕੀਤੇ ਹੋਏ ਹਨ ਅਤੇ ਬੇਅੰਤ ਦੇਸ ਜਿਤ ਲਏ ਹਨ। ਜਿਥੇ ਕਿਥੇ ਰਾਜਾ ਲੋਕ (ਉਨ੍ਹਾਂ ਪ੍ਰਤਿ) ਮਨ ਵਿਚ ਦਾਸ ਭਾਵ ਰਖਦੇ ਸਨ। ੬੪।

ਰਾਜਾ ਸਗਰ ਅਸੂੰਮੇਧ ਯੋਗ ਕਰਨ ਲਗਾ (ਅਤੇ ਇਸ ਲਈ) ਘੋੜਸ਼ਾਲਾ ਤੋਂ ਇਕ ਘੋੜਾ ਚੁਣ ਲਿਆ। (ਰਜੇ ਨੇ ਦੇਸਾਂ ਦੇਸਾਂ ਤੋਂ) ਸਿਰੋਮਣੀ ਰਿਤਜ (ਵੇਦ ਪਾਠੀ ਅਤੇ ਯੋਗ ਕਰਨ ਵਾਲੇ ਬ੍ਰਾਹਮਣ) ਅਤੇ ਪ੍ਰਬੀਨ ਮੰਡ੍ਰੀ, ਮਿਤਰ ਬੁਲਾ ਲਏ। (ਵੱਖਰੇ ਵੱਖਰੇ) ਟੋਲੇ ਬਣਾ ਕੇ ਸਭ ਨੂੰ ਸੈਨਾ ਦਲ ਸਹਿਤ (ਘੋੜੇ ਨਾਲ) ਤੇਰ ਦਿੱਤਾ। (ਉਹ ਰਾਜ ਕੁਮਾਰ) ਸਿਰ ਉਤੇ ਛੱਤਰ ਝੁਲਾਉਂਦੇ ਹੋਏ ਇਧਰ ਉਧਰ ਫਿਰਨ ਲਗੇ। ੬੫।

ਜਿਥੇ ਕਿਥੇ ਗਏ ਉਥੇ ਵਿਜੈ-ਪੱਤਰ ਪ੍ਰਾਪਤ ਕੀਤਾ ਅਤੇ ਸਾਰੇ ਵੈਰੀ ਨਸ਼ਟ ਹੋ ਗਏ। ਭਿਆਨਕ ਸਸਤ੍ਰਾਂ ਨੂੰ ਛੱਡ ਕੇ ਰਜੇ ਭਜ ਗਏ। ਸੂਰਮਿਆਂ ਨੇ ਕਵਚ ਉਤਾਰ ਉਤਾਰ ਕੇ ਇਸਤਰੀਆਂ ਦਾ ਭੇਸ ਧਾਰਨ ਕਰ ਲਿਆ। ਪੁੱਤਰਾਂ ਅਤੇ ਮਿਤਰਾਂ ਨੂੰ ਵਿਸਾਰ ਕੇ ਜਿਥੇ ਕਿਥੇ ਭਜ ਚਲੇ। ੬੬।

ਗਾਜਿ ਗਾਜਿ ਗਜੇ ਗਦਾਧਰਿ ਭਾਜਿ ਭਾਜਿ ਸੁ ਭੀਰ।  
 ਸਾਜ ਬਾਜ ਤਜੈ ਭਜੈ ਬਿਸੰਭਾਰ ਬੀਰ ਸੁਧੀਰ।  
 ਸੂਰ ਬੀਰ ਗਜੇ ਜਹਾ ਤਹ ਅਸਤ੍ਰ ਸਸਤ੍ਰ ਨਚਾਇ।  
 ਜੀਤਿ ਜੀਤਿ ਲਏ ਸੁ ਦੇਸਨ ਜੈਤਪਤ੍ਰ ਫਿਰਾਇ। ੬੭।

ਜੀਤਿ ਪੁਰਬ ਪਛਮੈ ਅਰੁ ਲੀਨ ਢਫਨਿ ਜਾਇ।  
 ਤਕਿ ਬਾਜ ਚਲ੍ਯੇ ਤਹ ਜਹ ਬੈਠਿ ਥੇ ਮੁਨਿ ਰਾਇ।  
 ਧਯਾਨ ਮਧਿ ਹੁਤੇ ਮਹਾ ਮੁਨਿ ਸਾਜ ਬਾਜ ਨ ਦੇਖਿ।  
 ਪ੍ਰਿਸਟ ਪਛ ਖਰੇ ਭਯੇ ਰਿਖਿ ਜਾਨਿ ਗੋਰਖ ਭੇਖ। ੬੮।

ਚਉਕ ਚਿਤ ਰਹੇ ਸਬੈ ਜਬ ਦੇਖਿ ਨੈਨ ਨ ਬਾਜਾ।  
 ਖੋਜਿ ਖੋਜਿ ਥਕੇ ਸਬੈ ਦਿਸ ਚਾਰਿ ਚਾਰਿ ਸਲਾਜਾ।  
 ਜਾਨਿ ਪਯਾਰ ਗਯੋ ਤੁਰੰਗਮ ਕੀਨ ਚਿਤਿ ਬਿਚਾਰ।  
 ਸਗਰ ਖਾਤ ਖੁਦੈ ਲਗੇ ਰਣਧੀਰ ਬੀਰ ਅਪਾਰ। ੬੯।

ਖੋਦਿ ਖੋਦਿ ਅਖੋਦਿ ਪ੍ਰਿਥਵੀ ਕ੍ਰੋਧ ਜੋਧ ਅਨੰਤ।  
 ਭਛਿ ਭਛਿ ਗਏ ਸਬੈ ਮੁਖ ਮ੍ਰਿਤਕਾ ਦੁਤਿ ਵੰਡ।  
 ਸਗਰ ਖਾਤ ਖੁਦੈ ਲਗੇ ਦਿਸ ਖੋਦ ਦਫਨ ਸਰਬਾ।  
 ਜੀਤਿ ਪੁਰਬ ਕੇ ਚਲੇ ਅਤਿ ਠਨ ਕੈ ਜੀਅ ਗਰਬ। ੭੦।

ਖੋਦ ਦਫਨ ਕੀ ਦਿਸਾ ਪੁਨਿ ਖੋਦ ਪੂਰਬ ਦਿਸਾਨਾ।  
 ਤਕਿ ਪਛਮ ਕੋ ਚਲੇ ਦਸ ਚਾਰਿ ਚਾਰਿ ਨਿਧਾਨ।  
 ਪੈਠਿ ਉਤਰ ਦਿਸਾ ਜਬੈ ਖੋਦੈ ਲਗੇ ਸਭ ਠਉਰ।  
 ਅਉਰ ਅਉਰ ਠਟੈ ਪਸੁ ਕਲਿ ਕਾਲਿ ਠਾਟੀ ਅਉਰ। ੭੧।

ਖੋਦ ਕੈ ਬਹੁ ਭਾਤਿ ਪ੍ਰਿਥਵੀ ਪੂਜਿ ਅਰਧ ਦਿਸਾਨਾ।  
 ਅੰਤਿ ਭੇਦ ਬਿਲੋਕੀਆ ਮੁਨਿ ਬੈਠਿ ਸੰਜੁਤ ਧਯਾਨ।  
 ਪ੍ਰਿਸਟ ਪਾਛ ਬਿਲੋਕ ਬਾਜ ਸਮਾਜ ਰੂਪ ਅਨੁਪ।  
 ਲਾਤ ਭੇ ਮੁਨਿ ਮਾਰਿਓ ਅਤਿ ਗਰਬ ਕੈ ਸੁਤ ਭੂਪ। ੭੨।

ਧਯਾਨ ਛੁਟ ਤਬੈ ਮੁਨੀ ਦ੍ਰਿਗ ਜੂਲ ਮਾਲ ਕਰਾਲ।  
 ਭਾਤਿ ਭਾਤਿਨ ਸੋ ਉਠੀ ਜਨੁ ਸਿੰਧ ਅਗਨਿ ਬਿਸਾਲ।  
 ਭਸਮਿ ਭੂਤ ਭਏ ਸਬੈ ਨਿ੍ਧ ਲਛ ਪੁਤ੍ਰ ਸੁ ਨੈਨ।  
 ਬਾਜ ਰਾਜ ਸੁ ਸੰਪਦਾ ਜੁਤ ਅਸਤ੍ਰ ਸਸਤ੍ਰ ਸੁ ਸੈਨ। ੭੩।

## ਮਹੁਤਾਰ ਛੰਦ

ਭਏ ਭਸਮਿ ਭੂਤ। ਨਿ੍ਧ ਸਰਬ ਪੁਤ।  
 ਜੁਤ ਸੁਭਟ ਸੈਨ। ਸੰਦਰ ਸੁਬੈਨ। ੭੪।  
 ਸੋਭਾ ਅਪਾਰ। ਸੰਦਰ ਕੁਮਾਰ।  
 ਜਬ ਜਰੇ ਸਰਬ। ਤਬ ਤਜਾ ਗਰਬ। ੭੫।

ਗਦਾ ਧਾਰੀ ਬਿਜਲੀ ਵਾਂਗ ਗਜਦੇ ਹਨ ਅਤੇ ਕਾਇਰ ਲੋਕ ਭਜੇ ਜਾ ਰਹੇ ਹਨ। ਘੋੜਿਆਂ ਅਤੇ ਸਾਜੇ--ਸਾਮਾਨ ਨੂੰ ਤਿਆਗ ਕੇ ਭਜੇ ਜਾ ਰਹੇ ਹਨ ਅਤੇ ਧੀਰਜ ਵਾਲੇ ਸੂਰਮੇ ਬੇਸੁੱਧ ਹੋ ਰਹੇ ਹਨ। ਜਿਥੇ ਕਿਥੇ ਸੂਰਬੀਰ ਗਜਦੇ ਹਨ ਅਤੇ ਅਸਤ੍ਰ-ਸਸਤ੍ਰ ਨਚਾਉਂਦੇ ਹਨ। ਦੇਸ ਦੇਸਾਂਤਰਾਂ ਨੂੰ ਜਿਤ ਜਿਤ ਕੇ ਵਿਜੈ ਪੱਤਰ ਫਿਰਾ ਦਿੱਤਾ ਹੈ।

ਪੂਰਬ ਅਤੇ ਪੱਛਮ ਨੂੰ ਜਿਤ ਕੇ ਦੱਖਣ ਨੂੰ ਜਾ ਕੇ ਅਧੀਨ ਕਰ ਲਿਆ। (ਫਿਰ) ਜਿਥੇ ਮਹਾਮੁਨੀ (ਕਪਿਲ) ਬੈਠੇ ਸਨ, ਘੋੜਾ (ਉਸ ਨੂੰ) ਵੇਖ ਕੇ ਉਧਰ ਨੂੰ ਚਲਿਆ ਗਿਆ। ਮਹਾਮੁਨੀ ਧਿਆਨ ਵਿਚ ਲਗੇ ਹੋਏ ਸਨ, (ਇਸ ਲਈ) ਸੁਸਜਿਤ ਘੋੜੇ ਨੂੰ ਨ ਵੇਖਿਆ। ਗੋਰਖ ਭੇਸ ਵਿਚ ਜਾਣ ਕੇ (ਘੋੜਾ) ਰਿਸੀ ਦੇ ਪਿਛੇ ਜਾ ਕੇ ਖੜੋ ਗਿਆ।

(ਘੋੜੇ ਦੇ ਨਾਲ ਚਲ ਰਹੇ) ਸਾਰੇ ਚੌਂਕ ਪਏ ਜਦੋਂ (ਉਨ੍ਹਾਂ ਨੇ) ਘੋੜੇ ਨੂੰ ਅੱਖਾਂ ਨਾਲ ਨ ਵੇਖਿਆ। ਸ਼ਰਮ ਦੇ ਮਾਰੇ ਸਾਰੇ ਚੌਹਾਂ ਪਾਸੇ (ਘੋੜੇ ਨੂੰ) ਲਭ ਲਭ ਕੇ ਥਕ ਗਏ। ਫਿਰ (ਉਨ੍ਹਾਂ ਨੇ) ਚਿਤ ਵਿਚ ਵਿਚਾਰ ਕੀਤਾ ਕਿ ਘੋੜਾ ਪਾਤਾਲ ਵਿਚ ਚਲਾ ਗਿਆ ਹੈ। ਅਪਾਰ ਰਣਧੀਰ ਸੂਰਬੀਰ ਸਗਰ (ਰਾਜ ਕੁਮਾਰ) ਟੋਏ ਪੁਟਣ ਲਗੇ।

ਕ੍ਰੋਧਿਤ ਹੋ ਕੇ ਬੇਅੰਤ ਯੋਧੇ ਨ ਪੁੱਟੀ ਜਾ ਸਕਣ ਵਾਲੀ ਧਰਤੀ ਨੂੰ ਪੁਟ ਪੁਟ ਕੇ ਸੁਟੀ ਜਾ ਰਹੇ ਸਨ। ਸੁੰਦਰ ਸੋਭਾ ਵਾਲੇ (ਸਾਰੇ ਰਾਜ ਕੁਮਾਰਾਂ ਦਾ) ਸੂੰਹ ਮਿੱਟੀ ਪੁਟ ਪੁਟ ਕੇ ('ਭਛਿ ਭਛਿ') ਮਿੱਟੀ ਵਰਗਾ ਹੋ ਗਿਆ। ਜਦ ਸਾਰੀ ਦੱਖਣ ਦਿਸ਼ਾ ਨੂੰ ਪੁਟ ਲਿਆ ਗਿਆ ਤਾਂ ਮਨ ਵਿਚ ਅਭਿਮਾਨ ਧਾਰਨ ਕਰ ਕੇ ਪੂਰਬ ਦਿਸ਼ਾ ਨੂੰ ਜਿਤਣ ਚਲ ਪਏ।

ਦੱਖਣ ਦਿਸ਼ਾ ਨੂੰ ਪੁਟ ਕੇ (ਖੋਜ ਲਿਆ) ਅਤੇ ਫਿਰ ਅਠਾਂਚੁਂ ਵਿਦਿਆਵਾਂ ਦੇ ਜਾਣਕਾਰ (ਸਗਰ ਕੁਮਾਰ) ਪੂਰਬ ਦਿਸ਼ਾ ਨੂੰ ਪੁਟ ਕੇ ਪੱਛਮ ਦਿਸ਼ਾ ਵਲ ਚਲ ਪਏ। ਉਤਰ ਦਿਸ਼ਾ ਵਿਚ ਦਾਖਲ ਹੋ ਕੇ ਜਦ ਸਾਰੀ ਥਾਂ ਨੂੰ ਪੁਟਣ ਲਗੇ (ਤਾਂ ਉਨ੍ਹਾਂ) ਮੁਰਖਾਂ ਨੇ ਹੋਰ ਹੋਰ ਵਿਚਾਰ (ਮਨ ਵਿਚ) ਸੋਚ ਲਿਆ ਪਰ ਕਲਿਯੁਗ ਵਿਚ ਕਾਲ ਨੇ ਹੋਰ ਹੀ ਧਾਰ ਲਿਆ।

ਬਹੁਤ ਢੰਗਾਂ ਨਾਲ ਧਰਤੀ ਨੂੰ ਪੁਟ ਪੁਟ ਕੇ ਜਦ ਉਹ ਅੱਧੀ ਦਿਸ਼ਾ ਤਕ ਪਹੁੰਚ ਗਏ, (ਤਦ) ਆਖਿਰ ਉਨ੍ਹਾਂ ਨੇ ਭੇਦ ਪਾ ਲਿਆ ਕਿ (ਇਕ) ਮੁਨੀ ਧਿਆਨ ਵਿਚ ਸੁਤਿਆ ਬੈਠਾ ਹੈ। (ਉਸ ਦੀ) ਪਿਠ ਪਿਛੇ ਪੂਰੀ ਸਾਜ ਸਜਾਵਟ ਨਾਲ ਘੋੜਾ ਵੇਖਿਆ। ਰਾਜੇ (ਸਗਰ ਦੇ) ਪੁੱਤਰਾਂ ਨੇ ਬਹੁਤ ਹੰਕਾਰ ਨਾਲ ਮੁਨੀ ਨੂੰ ਲਤਾਂ ਮਾਰੀਆ।

ਤਦ ਮੁਨੀ ਦਾ ਧਿਆਨ ਛੁਟ ਗਿਆ ਅਤੇ (ਉਸ ਦੀਆਂ) ਅੱਖਾਂ ਵਿਚੋਂ ਅਗਨੀ ਦੀਆਂ ਭਿਆਨਕ ਲਾਟਾਂ ਨਿਕਲੀਆਂ। (ਉਹ ਅਗਨੀ) ਭਾਂਤ ਭਾਂਤ ਨਾਲ ਨਿਕਲੀ ਜਿਵੇਂ ਸਮੁੰਦਰ ਦੀ ਵਿਸਾਲ ਅੱਗ ਹੁੰਦੀ ਹੈ। ਉਸ ਦੀ ਨੈਨ (ਅਗਨੀ) ਨਾਲ (ਸਗਰ) ਰਾਜੇ ਦੇ ਲਖ ਪੁੱਤਰ ਭਸਮੀ ਭੂਤ ਹੋ ਗਏ। ਰਾਜ ਸਾਜ ਅਤੇ ਸੰਪਤੀ ਸਹਿਤ (ਉਹ) ਘੋੜਾ ਅਤੇ ਅਸਤ੍ਰ-ਸਸਤ੍ਰ ਤੇ ਸੈਨਾ (ਨਸ਼ਟ ਹੋ ਗਈ)।

## ਮਹੁਤਾਰ ਛੰਦ

ਰਾਜਾ (ਸਗਰ) ਦੇ ਸੁੰਦਰ ਬੋਲਾਂ ਵਾਲੇ ਸਾਰੇ ਰਾਜ ਕੁਮਾਰ ਸੈਨਾ ਸਹਿਤ ਭਸਮ ਹੋ ਗਏ। (ਜਿਨ੍ਹਾਂ ਦੀ) ਸੋਭਾ ਅਪਾਰ ਸੀ ਅਤੇ ਜੋ ਬਹੁਤ ਸੁੰਦਰ ਸਨ। ਜਦ ਸਾਰੇ ਸੜ ਗਏ ਤਦ (ਉਨ੍ਹਾਂ ਨੇ) ਹੰਕਾਰ ਛੱਡ ਦਿੱਤਾ।

ਬਾਹੂ ਅਜਾਨ। ਸੋਭਾ ਮਹਾਨ।  
 ਦਸ ਚਾਰਿ ਵੰਡ। ਸੂਰਾ ਦੁਰੰਤ। ੨੬।  
 ਜਾਰਿ ਭਾਜੇ ਬੀਰ। ਹੁਐ ਚਿਤਿ ਅਧੀਰ।  
 ਦਿਨੋ ਸੰਦੇਸਾ। ਜਹ ਸਾਗਰ ਦੇਸ। ੨੭।  
 ਲਹਿ ਸਾਗਰ ਬੀਰ। ਹੈ ਚਿਤਿ ਅਧੀਰ।  
 ਪੁਛੇ ਸੰਦੇਸਾ। ਪੂਤਨ ਸੁਖੇਸ। ੨੮।  
 ਕਰਿ ਜੋਰਿ ਸਰਬ। ਭਟ ਛੋਰਿ ਗਰਬ।  
 ਉਚਰੇ ਬੈਨ। ਜਲ ਚੁਅਤ ਨੈਨ। ੨੯।  
 ਭੂਅ ਫੇਰਿ ਬਾਜ। ਜਿਣਿ ਸਰਬ ਰਾਜ।  
 ਸਬ ਸੰਗ ਲੀਨ। ਨਿਪ ਬਰ ਪ੍ਰਬੀਨ। ੩੦।  
 ਹਥ ਗਯੋ ਪਯਾਰ। ਤੁਆ ਸੁਤ ਉਦਾਰ।  
 ਭੂਅ ਖੇਦ ਸਰਬ। ਅਤਿ ਬਢਾ ਗਰਬ। ੩੧।  
 ਤਹੰ ਮੁਨਿ ਅਪਾਰ। ਗੁਨਿ ਗਨ ਉਦਾਰ।  
 ਲਖਿ ਮਧ ਧਯਾਨ। ਮੁਨਿ ਮਨਿ ਮਹਾਨ। ੩੨।  
 ਤਵ ਪੁੜ ਕ੍ਰੋਧ। ਲੈ ਸੰਗ ਜੋਧ।  
 ਲਤਾ ਪ੍ਰਹਾਰ। ਕੀਅ ਰਿਖਿ ਅਪਾਰ। ੩੩।  
 ਤਬ ਛੁਟਾ ਧਯਾਨ। ਮੁਨਿ ਮਨਿ ਮਹਾਨ।  
 ਨਿਕਸੀ ਸੁ ਜੂਲਾ। ਦਾਵਾ ਬਿਸਾਲਾ। ੩੪।  
 ਤਰੰ ਜਰੇ ਪੁਤਾ। ਕਹਿ ਐਸੇ ਦੂਡ।  
 ਸੈਨਾ ਸਮੇਤਾ। ਬਾਚਾ ਨ ਏਕ। ੩੫।  
 ਸੁਨਿ ਪੁੜ ਨਾਸ। ਭਯੋ ਪੁਰਿ ਉਦਾਸ।  
 ਜਹ ਤਹ ਸੁ ਲੋਗ। ਬੈਠੇ ਸੁ ਸੋਗ। ੩੬।  
 ਸਿਵ ਸਿਮਰ ਬੈਣ। ਜਲ ਥਾਪਿ ਨੈਣ।  
 ਕਰਿ ਧੀਰਜ ਚਿਤਿ। ਮੁਨਿ ਮਨਿ ਪਵਿਤ। ੩੭।  
 ਤਿਨ ਮ੍ਰਿਤਕ ਕਰਮ। ਨਿਪ ਕਰਮ ਧਰਮ।  
 ਬਹੁ ਬੇਦ ਰੀਤਿ। ਕਿਨੀ ਸੁ ਪ੍ਰੀਤਿ। ੩੮।  
 ਨਿਪ ਪੁੜ ਸੋਗ। ਗਯੋ ਸੁਰਗ ਲੋਗ।  
 ਨਿਪ ਭੇ ਸੁ ਜੋਨ। ਕਬਿ ਸਕੈ ਕੌਨ। ੩੯।

ਇਤਿ ਰਾਜਾ ਸਗਰ ਕੇ ਰਾਜ ਸਮਾਪਤੰ। ੪੧ ੫।

ਸੜਦਿਆਂ (ਵੇਖ ਕੇ) (ਨਾਲ ਗਏ)ਗੋਡਿਆਂ ਤਕ ਬਾਂਹਵਾਂ ਵਾਲੇ, ਮਹਾਨ ਸੋਭਾ ਵਾਲੇ, ਚੌਦਾਂ ਗੁਣਾਂ ਵਾਲੇ, ਬੇਅੰਤ ਸੂਰਮਿਆਂ ਨੂੰ।੨੬। ਸੜਦਿਆਂ ਵੇਖ ਕੇ (ਨਾਲ ਗਏ) ਯੋਧੇ ਚਿਤ ਵਿਚ ਅਧੀਰ ਹੋ ਗਏ ਅਤੇ ਜਾ ਕੇ (ਰਾਜਕੁਮਾਰਾਂ ਦੀ ਸਥਿਤੀ ਦਾ) ਸੰਦੇਸ਼ ਦਿੱਤਾ ਜਿਥੇ ਸਗਰ ਰਾਜਾ ਦੇਸ਼ (ਵਿਚ ਬੈਠਾ ਯੱਗ ਕਰ ਰਿਹਾ ਸੀ)।੨੭।

ਸਗਰ ਨੇ (ਉਨ੍ਹਾਂ) ਸੂਰਮਿਆਂ ਨੂੰ (ਪਛਾਣ) ਲਿਆ। (ਫਿਰ) ਚਿਤ ਵਿਚ ਅਧੀਰ ਹੋ ਗਿਆ ਅਤੇ ਪੁੱਤਰਾਂ ਦਾ ਹਾਲ ਚਾਲ ਅਤੇ ਸੰਦੇਸ਼ ਪੁੱਛਣ ਲਗਾ।੨੮। ਅਭਿਮਾਨ ਨੂੰ ਛਡ ਕੇ ਅਤੇ ਹੱਥ ਜੋੜ ਕੇ (ਸੂਰਮਿਆਂ ਨੇ) ਬਚਨ ਉਚਾਰੇ (ਪਰ ਉਨ੍ਹਾਂ ਦੀਆਂ) ਅੱਖਾਂ ਵਿਚ ਹੰਝੂ ਡਿਗਦੇ ਸਨ।੨੯।

ਹੇ ਸ੍ਰੇਸ਼ਠ ਅਤੇ ਪ੍ਰਬੀਨ ਰਾਜੇ! (ਉਨ੍ਹਾਂ ਨੇ ਸਾਰੀ) ਭੂਮੀ ਉਤੇ ਯੱਗ ਘੋੜਾ ਫਿਰਾ ਕੇ ਅਤੇ ਸਾਰੇ ਰਾਜਿਆਂ ਨੂੰ ਜਿਤ ਕੇ ਸਭ ਨੂੰ ਨਾਲ ਮਿਲਾ ਲਿਆ।੧੦। (ਫਿਰ) ਘੋੜਾ ਪਾਤਾਲ ਚਲਾ ਗਿਆ। ਤੇਰੇ ਉਦਾਰ ਪੁੱਤਰਾਂ ਨੇ ਸਾਰੀ ਧਰਤੀ ਨੂੰ ਪੁਟ ਸੁਟਿਆ ਅਤੇ (ਉਨ੍ਹਾਂ ਦਾ) ਹੰਕਾਰ ਬਹੁਤ ਵਧ ਗਿਆ।੧੧।

ਉਥੇ (ਇਕ) ਅਪਾਰ (ਸ਼ਕਤੀ ਵਾਲਾ) ਮੁਨੀ ਸੀ ਜੋ ਉਦਾਰਤਾ ਵਾਲੇ ਗੁਣਾਂ ਨਾਲ ਵਰਸਾਇਆ ਹੋਇਆ ਸੀ। (ਉਸ) ਮਹਾਨ ਮਨ ਵਾਲੇ ਮੁਨੀ ਨੂੰ ਧਿਆਨ ਵਿਚ ਮਗਨ ਜਾਣ ਕੇ।੧੨। ਤੇਰੇ ਪੁੱਤਰਾਂ ਨੇ ਕ੍ਰੋਧ ਕੀਤਾ ਅਤੇ ਯੋਧਿਆਂ ਨੂੰ ਨਾਲ ਲੈ ਕੇ ਮੁਨੀ ਉਤੇ ਲਤਾਂ ਦੀ ਬਹੁਤ ਮਾਰ ਕੀਤੀ।੧੩।

ਤਦ ਮਹਾਨ ਮਨ ਵਾਲੇ ਮੁਨੀ ਦਾ ਧਿਆਨ ਛੁਟ ਗਿਆ (ਅਤੇ ਉਸ ਦੀਆਂ ਅੱਖਾਂ ਵਿਚੋਂ) ਜੁਆਲਾ ਨਿਕਲੀ ਜੋ ਜੰਗਲ ਦੀ ਵਿਸ਼ਾਲ ਅੱਗ ਵਰਗੀ ਸੀ।੧੪। (ਫਿਰ) ਦੂਤ ਨੇ ਇਸ ਤਰ੍ਹਾਂ ਕਿਹਾ ਕਿ ਉਥੇ (ਤੁਹਾਡੇ) ਪੁੱਤਰ ਸੈਨਾ ਸਮੇਤ ਸੜ ਗਏ ਹਨ, (ਕੋਈ) ਇਕ ਵੀ ਨਹੀਂ ਬਚਿਆ ਹੈ।੧੫।

ਰਾਜ ਪੁੱਤਰਾਂ ਦਾ ਨਾਸ ਸੂਣ ਕੇ ਸਾਰਾ ਨਗਰ ਉਦਾਸ ਹੋ ਗਿਆ। ਜਿਥੇ ਕਿਥੇ (ਉਥੋਂ ਦੇ) ਲੋਕ (ਪ੍ਰਜਾ) ਸੋਗ ਵਿਚ ਢੁਬੇ ਬੈਠੇ ਸਨ।੧੬। (ਅੰਤ ਵਿਚ ਸਗਰ ਰਾਜੇ ਨੇ) ‘ਸਿਵ ਸਿਵ’ ਬਚਨ ਸਿਮਰ ਕੇ ਅਤੇ ਅੱਖਾਂ ਦੇ ਹੰਝੂ ਰੋਕ ਕੇ ਚਿਤ ਵਿਚ ਧੀਰਜ ਕੀਤਾ ਅਤੇ ਮੁਨੀ ਵਾਂਗ ਮਨ ਨੂੰ ਪਵਿਤ੍ਰ ਕੀਤਾ।੧੭।

(ਉਸ ਨੇ) ਉਨ੍ਹਾਂ (ਪੁੱਤਰਾਂ ਦੇ) ਮ੍ਰਿਤਕ ਕਰਮ ਅਤੇ ਵੇਦ ਰੀਤ ਅਨੁਸਾਰ ਹੋਰ ਧਰਮ-ਕਰਮ ਬੜੀ ਪ੍ਰੀਤ ਨਾਲ ਕੀਤੇ।੧੮। ਫਿਰ ਪੁੱਤਰਾਂ ਦੇ ਸੋਗ ਵਿਚ ਹੀ ਰਾਜਾ ਸਵਰਗ ਲੋਕ ਨੂੰ ਚਲਾ ਗਿਆ। (ਇਸ ਪ੍ਰਕਾਰ ਦੇ) ਜਿਹੜੇ (ਹੋਰ) ਰਾਜੇ ਹੋਏ, (ਉਨ੍ਹਾਂ ਦਾ) ਕਥਨ ਕੌਣ ਕਰ ਸਕਦਾ ਹੈ?।੧੯।

ਇਥੇ ਰਾਜਾ ਸਗਰ ਦੇ ਰਾਜ ਦੀ ਸਮਾਪਤੀ।

ਅਥ ਜੁਜਾਤਿ ਰਾਜਾ ਕੋ ਰਾਜ ਕਥਨ

ਮਧੂਭਾਰ ਛੰਦ

ਪੁਨਿ ਭਯੋ ਜੁਜਾਤਿ। ਸੋਭਾ ਅਭਾਤਿ। ਦਸ ਚਾਰਵੰਡ। ਸੋਭਾ ਸੁਭੰਤ। ੯੦।  
ਸੁੰਦਰ ਸੁ ਨੈਨ। ਜਨ ਰੂਪ ਮੈਨ। ਸੋਭਾ ਅਪਾਰ। ਸੋਭਤ ਸੁਧਰ। ੯੧।

ਸੁੰਦਰ ਸਰੂਪ। ਸੋਭੰਤ ਬੂਪ। ਦਸ ਚਾਰਵੰਡ। ਆਭਾ ਅਭੰਤ। ੯੨।  
ਗੁਨ ਗਨ ਅਪਾਰ। ਸੁੰਦਰ ਉਦਾਰ। ਦਸ ਚਾਰਵੰਡ। ਸੋਭਾ ਸੁਭੰਤ। ੯੩।

ਧਨ ਗੁਨ ਪ੍ਰਬੀਨ। ਪ੍ਰਭ ਕੋ ਅਧੀਨ। ਸੋਭਾ ਅਪਾਰ। ਸੁੰਦਰ ਕੁਮਾਰ। ੯੪।  
ਸਾਸਤ੍ਰਗ ਸੁਧਾ ਕ੍ਰੋਧੀ ਸੁ ਜੁਧਾ। ਨਿਪ ਭਯੋ ਬੇਨ। ਜਨ ਕਾਮ ਧੇਨ। ੯੫।

ਖੂਨੀ ਸੁ ਖਗ। ਜੋਧਾ ਅਭਗ। ਖੜ੍ਹੀ ਅਖੰਡ। ਕ੍ਰੋਧੀ ਪ੍ਰਚੰਡ। ੯੬।  
ਸਤ੍ਰਾਨਿ ਕਾਲ। ਕਾਢੀ ਕੁਵਾਲ। ਸਮ ਤੇਜ ਭਾਨ। ਜੂਲਾ ਸਮਾਨ। ੯੭।

ਜਬ ਜੁਰਤ ਜੰਗ। ਨਹਿ ਮੁਰਤ ਅੰਗ। ਅਰਿ ਭਜਤ ਨੇਕ। ਨਹਿ ਟਿਕਤ ਏਕ। ੯੮।  
ਬਰਹਰਤ ਭਾਨ। ਕੰਪਤ ਦਿਸਾਨ। ਮੰਡਤ ਮਵਾਸ। ਭਜਤ ਉਦਾਸ। ੯੯।

ਬਰਹਰਤ ਬੀਰ। ਭੰਭਰਤ ਭੀਰ। ਤਤਜਤ ਦੇਸ। ਨਿਪਮਨਿ ਨਰੇਸ। ੧੦੦।  
ਚਚਕਤ ਚੰਦ। ਧਧਕਤ ਇੰਦ। ਫਨਿਮਨ ਫਟੰਡ। ਭੂਆਧਰ ਭਜੰਤ। ੧੦੧।

ਸੰਜੁਤਾ ਛੰਦ

ਜਸ ਠੌਰ ਠੌਰ ਸਬੋ ਸੁਨਯੋ। ਅਰਿ ਬਿੰਦ ਸੀਸ ਸਬੋ ਧੁਨਯੋ।  
ਜਗ ਜਗ ਸਾਜ ਭਲੋ ਕਰੋ। ਦੁਖ ਪੁੰਜ ਦੀਨਨ ਕੇ ਹਰੋ। ੧੦੨।

ਇਤਿ ਜੁਜਾਤਿ ਰਾਜਾ ਮ੍ਰਿਤ ਬਸਿ ਹੋਤ ਭਣੇ। ਧ। ਧ।

ਅਥ ਬੇਨ ਰਾਜੇ ਕੋ ਰਾਜ ਕਥਨ

ਸੰਜੁਤਾ ਛੰਦ

ਪੁਨਿ ਬੇਣ ਰਾਜ ਮਹੇਸ ਭਯੋ। ਨਿਜਿ ਡੰਡ ਕਾਹੂੰ ਤੇ ਨ ਲਯੋ।  
ਜੀਅ ਭਾਤਿ ਭਾਤਿ ਸੁਖੀ ਨਰਾ। ਅਤਿ ਗਰਬ ਸ੍ਰਬ ਛੁਟਿਓ ਧਰਾ। ੧੦੩।

ਹੁਣ ਜੁਜਾਤਿ ਰਾਜੇ ਦੇ ਰਾਜ ਦਾ ਕਥਨ

ਮਧੂਭਾਰ ਛੰਦ

ਫਿਰ ਯ਼ਾਤੀ (ਜੁਜਾਤਿ) ਰਾਜਾ ਹੋਇਆ, (ਜਿਸ ਦੀ) ਅਲੋਕਿਕ ਸੋਭਾ ਸੀ। ਚੌਦਾਂ ਵਿਦਿਆਵਾਂ ਦੇ ਗਿਆਨ ਨਾਲ ਸੋਭਾਇਮਾਨ ਸੀ। ੯੦। ਉਸ ਦੇ ਨੈਨ ਸੁੰਦਰ ਸਨ, ਮਾਨੇ ਕਾਮਦੇਵ ਦਾ ਰੂਪ ਹੋਵੇ। (ਉਹ) ਅਪਾਰ ਸੋਭਾ ਨਾਲ ਸੁਸ਼ੋਭਿਤ ਹੋ ਰਿਹਾ ਸੀ। ੯੧।

(ਉਹ) ਸੁੰਦਰ ਸੋਭਾ ਅਤੇ ਸਰੂਪ ਵਾਲਾ ਰਾਜਾ ਸੀ। (ਉਹ) ਚੌਦਾਂ ਵਿਦਿਆਵਾਂ ਦਾ ਗਿਆਤਾ ਅਤੇ ਅਲੋਕਿਕ ਪ੍ਰਭਾ ਵਾਲਾ ਸੀ। ੯੨। (ਉਹ) ਅਪਾਰ ਗੁਣਾਂ ਵਾਲਾ, ਸੁੰਦਰ ਅਤੇ ਉਦਾਰ ਸੀ। ਚੌਦਾਂ ਵਿਦਿਆਵਾਂ ਨੂੰ ਜਾਣਨ ਵਾਲਾ ਅਤੇ ਸੋਭਾ ਨਾਲ ਸੋਭਾਇਮਾਨ ਸੀ। ੯੩।

ਧਨ ਦੌਲਤ ਅਤੇ (ਅਨੇਕ ਪ੍ਰਕਾਰ ਦੇ) ਗੁਣਾਂ ਵਿਚ ਪ੍ਰਬੀਨ ਸੀ, ਪ੍ਰਭੂ ਦੀ ਅਧੀਨਗੀ (ਸਵੀਕਾਰ ਕਰਦਾ ਸੀ) ਅਤੇ ਉਹ ਰਾਜਕੁਮਾਰ ਅਪਾਰ ਸੋਭਾ ਵਾਲਾ ਸੀ। ੯੪। (ਉਹ) ਸ਼ਾਸਤ੍ਰਾਂ ਦਾ ਸੁੱਧ ਵਿਸ਼ੇਸ਼ਗ ਸੀ। ਸੁੱਧ ਵੇਲੇ ਕ੍ਰੋਧਵਾਨ ਸੀ। (ਇਸ ਤਰ੍ਹਾਂ) ਬੇਨ (ਨਾਂ ਦਾ) ਰਾਜਾ ਹੋਇਆ, (ਇੰਜ ਪ੍ਰਤੀਤ ਹੁੰਦਾ ਸੀ) ਮਾਨੇ ਕਾਮ ਧੇਨੁ ਹੋਵੇ। ੯੫।

(ਉਹ) ਖੂਨਖਾਰ ਤਲਵਾਰ ਵਾਲਾ ਸੀ, ਨ ਭਜਣ ਵਾਲਾ ਧੋਧ ਸੀ, ਨ ਖੰਡੇ ਜਾ ਸਕਣ ਵਾਲਾ ਛੜ੍ਹੀ ਸੀ ਅਤੇ ਪ੍ਰਚੰਡ ਕ੍ਰੋਧ ਵਾਲਾ ਸੀ। ੯੬। (ਉਹ) ਵੈਰੀਆਂ ਲਈ ਕਾਲ ਸੀ ਅਤੇ (ਉਨ੍ਹਾਂ ਨੂੰ ਮਾਰਨ ਲਈ ਸਦਾ) ਤਲਵਾਰ ਕਢੀ ਰਖਦਾ ਸੀ। (ਉਸ ਦਾ) ਤੇਜ ਸੂਰਜ ਵਰਗ ਸੀ, ਅਥਵਾ ਅਗਨੀ ਦੇ ਸਮਾਨ ਸੀ। ੯੭।

ਜਦ ਸੁੱਧ ਵਿਚ ਰੁਝ ਜਾਂਦਾ ਸੀ ਤਾਂ (ਜੁੱਧ-ਭੂਮੀ ਵਿਚੋਂ) ਅੰਗ ਨਹੀਂ ਮੋੜਦਾ ਹੈ। ਅਨੇਕ ਵੈਰੀ ਭਜ ਜਾਂਦੇ ਸਨ, ਇਕ ਵੀ ਨਹੀਂ ਟਿਕਦਾ ਸੀ। ੯੮। (ਉਸ ਦੇ ਪ੍ਰਤਾਪ ਤੋਂ) ਸੂਰਜ ਬਰਬਹਰ ਕੰਬਦਾ ਸੀ, ਦਿਸ਼ਾਵਾਂ ਭੋਲਦੀਆਂ ਸਨ। ਆਕੀ ਰਹਿਣ ਵਾਲੇ ਉਦਾਸ ਹੋ ਕੇ ਭਜੇ ਜਾ ਰਹੇ ਸਨ। ੯੯।

ਬੀਰ ਬਰਬਹਰ ਕੰਬਦੇ ਸਨ, ਡਰਪੋਕ ਭਜੇ ਜਾ ਰਹੇ ਸਨ, ਦੇਸ ਛੜ ਰਹੇ ਸਨ। (ਇਸ ਤਰ੍ਹਾਂ ਦਾ) ਸਿਰੋਮਣੀ ਰਾਜਾ ਸੀ। ੧੦੦। (ਜਿਸ ਰਾਜੇ ਨੂੰ ਵੇਖ ਕੇ) ਚੰਦ੍ਰਮਾ ਚਕਾ-ਚੋਧ ਮੰਨਦਾ ਸੀ, ਇੰਦਰ (ਦਾ ਹਿਰਦਾ) ਧੜਕਦਾ ਸੀ, ਸੋਸਨਗ ਫਣਾਂ ਨੂੰ (ਧਰਤੀ ਉਤੇ) ਪਟਕਦਾ ਸੀ ਅਤੇ ਪਰਬਤ (ਭੂਪਰ) ਨਸ ਰਹੇ ਸਨ। ੧੦੧।

ਸੰਜੁਤਾ ਛੰਦ

ਸਾਰਿਆਂ ਨੇ ਥਾਂ ਥਾਂ (ਰਾਜੇ ਦਾ) ਯਸ ਸੁਣ ਲਿਆ। ਸਭ ਵੈਰੀਆਂ ਦੇ ਸਮੂਹਾਂ ਨੇ ਸਿਰ ਧੁਣ ਲਿਆ। (ਉਸ ਨੇ) ਜਗਤ ਵਿਚ ਚੰਗੇ ਧੱਗਾਂ ਦੀ ਵਿਵਸਥਾ ਕੀਤੀ ਅਤੇ ਦੀਨਾਂ (ਆਜਿਹਾਂ) ਦੇ ਦੁਖ ਹਰ ਲਏ। ੧੦੨।

ਇਥੇ ਜੁਜਾਤਿ ਰਾਜਾ ਮ੍ਰਿਤ ਦੇ ਵਸ ਹੋ ਗਏ।

ਹੁਣ ਬੇਨ ਦੇ ਰਾਜ ਦਾ ਕਥਨ

ਸੰਜੁਤਾ ਛੰਦ

ਫਿਰ ਬੇਨ ਧਰਤੀ ਦਾ ਰਾਜਾ ਬਣਿਆ ਜਿਸ ਨੇ ਆਪ ਕਿਸੇ ਪਾਸੋਂ ਦੰਡ ਨਹੀਂ ਲਿਆ ਸੀ। ਭਾਂਤ ਭਾਂਤ ਦੇ ਜੀਵ ਅਤੇ ਮਨੁੱਖ ਸੁਖੀ ਸਨ ਅਤੇ ਸਾਰਿਆਂ ਨੇ ਮਨ ਤੋਂ ਹੰਕਾਰ ਨੂੰ ਕਢ ਦਿੱਤਾ ਸੀ। ੧੦੩।

ਜੀਅ ਜੰਤ ਸਬ ਦਿਖਿਯਤ ਸੁਖੀ। ਤਰਿ ਦਿਸਟਿ ਆਵਤ ਨ ਦੁਖੀ।  
ਸਬ ਠੌਰ ਠੌਰ ਪ੍ਰਿਥੀ ਬਸੀ। ਜਨੁ ਭੂਮਿ ਰਾਜ ਸਿਰੀ ਲਸੀ। ੧੦੪।

ਇਹ ਭਾਤਿ ਰਾਜ ਕਮਾਇ ਕੈ। ਸੁਖ ਦੇਸ ਸਰਬ ਬਸਾਇ ਕੈ।  
ਬਹੁ ਦੋਖ ਦੀਨ ਕੇ ਹੋ। ਸੁਨਿ ਥਕਤ ਦੇਵ ਸਮਸਤ ਭਏ। ੧੦੫।

ਬਹੁ ਰਾਜ ਸਾਜ ਕਮਾਇ ਕੈ। ਸਿਰਿ ਅਤੁਪੜ੍ਹ ਫਿਰਾਇ ਕੈ।  
ਪੁਨਿ ਜੋਤਿ ਜੋਤਿ ਬਿਖੈ ਮਿਲੀ। ਅਰਿ ਛੈਨੁ ਬੇਨੁ ਮਹਾਬਲੀ। ੧੦੬।

ਅਬਿਕਾਰ ਭੂਪ ਜਿਤੇ ਭਏ। ਕਰਿ ਰਾਜ ਅੰਤ ਸਮੈ ਗਏ।  
ਕਰਿ ਕੌਨ ਨਾਮ ਤਿਨੈ ਗਨੈ। ਸੰਕੇਤ ਕਰਿ ਇਤੇ ਭਨੈ। ੧੦੭।

ਇਤਿ ਬੇਨੁ ਰਾਜਾ ਸਿੰਤ ਬਸ ਹੋਤੇ ਭਏ। ੯। ੫।

### ਅਥ ਮਾਨਧਾਤਾ ਕੋ ਰਾਜੁ ਕਥਾਨੰ

ਦੋਧਕ ਛੰਦ

ਜੋਤਕ ਭੂਪ ਭਏ ਅਵਨੀ ਪਰ। ਨਾਮ ਸਕੈ ਤਿਨ ਕੇ ਕਵਿ ਕੋ ਧਰਿ।  
ਨਾਮ ਜਥਾਮਤਿ ਭਾਖਿ ਸੁਨਾਉ। ਚਿਤ ਤਉ ਅਪਨੇ ਡਰ ਪਾਉ। ੧੦੮।

ਬੇਨੁ ਗਏ ਜਗ ਤੇ ਨਿਪਤਾ ਕਰਿ। ਮਾਨਧਾਤ ਭਏ ਬਸੁਧਾ ਧਰਿ।  
ਬਾਸਵ ਲੋਗ ਗਏ ਜਬ ਹੀ ਵਹ। ਉਠਿ ਦਯੋ ਅਰਧਾਸਨ ਬਾਸਵ ਤਿਹ। ੧੦੯।

ਰੋਸ ਭਰਯੋ ਤਬ ਮਾਨ ਮਹੀਧਰ। ਹਾਕਿ ਗਹਯੋ ਕਰਿ ਖਗ ਭਯੰਕਰ।  
ਮਾਰਨ ਲਾਗ ਜਬੈ ਰਿਸ ਇੰਦ੍ਰਹਿ। ਬਾਹ ਗਹੀ ਤਤਕਾਲ ਦਿਜਿੰਦ੍ਰਹਿ। ੧੧੦।

ਨਾਸ ਕਰੋ ਜਿਨਿ ਬਾਸਵ ਕੋ ਨਿਪਾ। ਆਸਨ ਅਰਧ ਦਯੋ ਤੁਹ ਯਾ ਬੁਤ।  
ਹੈ ਲਵਨਾਸੁ ਮਹਾਸੁਰ ਭੂਧਰਿ। ਤਾਹਿ ਨ ਮਾਰ ਸਕੇ ਤੁਮ ਕਿਉ ਕਰ। ੧੧੧।

ਜੋ ਤੁਮ ਤਾਹਿ ਸੰਘਾਰ ਕੈ ਆਵਹੁ। ਤੋ ਤੁਮ ਇੰਦ੍ਰ ਸਿੰਘਾਸਨ ਪਾਵਹੁ।  
ਐਸੇ ਕੈ ਅਰਧ ਸਿੰਘਾਸਨ ਬੈਠਹੁ। ਸਾਚੁ ਕਰੋ ਪਰ ਨਾਕੁ ਨ ਐਠਹੁ। ੧੧੨।

ਅਸਤਰ ਛੰਦ

ਧਯੋ ਅਸਤ੍ਰ ਲੈ ਕੇ ਤਹਾ। ਮਥੁਰਾ ਮੰਡਲ ਦਾਨੇ ਥਾ ਜਹਾ।  
ਮਹਾ ਗਰਬੁ ਕੈ ਕੈ ਮਹਾ ਮੰਦ ਬੁਧੀ। ਮਹਾ ਜੋਰ ਕੈ ਕੈ ਦਲੰ ਪਰਮ ਕੁਧੀ। ੧੧੩।

ਸਭ ਜੀਵ ਜੰਤ ਸੁਖੀ ਦਿਸਦੇ ਸਨ। ਕੋਈ ਵੀ ਦੁਖੀ ਨਜ਼ਰ ਨਹੀਂ ਸੀ ਆਉਂਦਾ।  
ਸਾਰੀ ਧਰਤੀ ਥਾਂ ਥਾਂ ਤੇ ਚੰਗੀ ਤਰ੍ਹਾਂ ਵਸ ਰਹੀ ਸੀ। (ਇੰਜ ਪ੍ਰਤੀਤ ਹੁੰਦਾ ਸੀ) ਮਾਨੇ  
ਭੂਮੀ ਉਤੇ ਰਾਜ ਲਕਸ਼ਮੀ ਪ੍ਰਕਾਸ਼ਿਤ ਹੋ ਰਹੀ ਹੋਵੇ। ੧੦੮।

ਇਸ ਤਰ੍ਹਾਂ ਰਾਜ ਕਮਾ ਕੇ ਅਤੇ ਸਾਰੇ ਦੇਸ਼ ਨੂੰ ਸੁਖ ਪੂਰਵਕ ਵਸਾ ਕੇ ਦੀਨ  
(ਅਜਿਤ) ਲੋਕਾਂ ਦੇ ਬਹੁਤ ਦੁਖ ਨਸ਼ਟ ਕਰ ਦਿੱਤੇ। (ਜਿਸ ਨੂੰ) ਸੁਣ ਕੇ ਸਾਰੇ ਦੇਵਤੇ ਥਾਂ  
ਗਏ। ੧੦੫।

ਬਹੁਤ ਸਮੇਂ ਤਕ ਰਾਜ ਸਮਾਜ ਕਮਾ ਕੇ ਅਤੇ ਸਿਰ ਉਤੇ ਛੜ੍ਹ ਫਿਰਾ ਕੇ ਉਸ  
ਦੀ ਜੋਤਿ (ਪਰਮਸੱਤਾ ਦੀ) ਜੋਤਿ ਵਿਚ ਮਿਲ ਗਈ। ਇਸ ਤਰ੍ਹਾਂ ਵੈਰੀਆਂ ਦਾ ਨਾਸ ਕਰਨ  
ਵਾਲਾ ਮਹਾਨ ਬਲੀ ਰਾਜਾ ਬੇਨ (ਹੋਇਆ)। ੧੦੬।

ਵਿਕਾਰਾਂ ਤੋਂ ਰਹਿਤ ਜਿਤਨੇ ਵੀ ਰਾਜੇ ਹੋਏ ਹਨ, (ਉਹ) ਰਾਜ ਕਰ ਕੇ ਅੰਤ ਨੂੰ  
(ਪਰਮਾਤਮਾ ਵਿਚ) ਸਮਾ ਗਏ ਹਨ। ਉਨ੍ਹਾਂ ਦੇ ਨਾਂ ਕਿਹੜਾ ਕਵੀ ਗਿਣ ਸਕਦਾ ਹੈ, ਸੰਕੇਤ  
ਮਾਤਰ ਇਥੇ ਕਹਿ ਦਿੱਤੇ ਹਨ। ੧੦੭।

ਇਥੇ ਬੇਨੁ ਰਾਜਾ ਸਿੰਤੁ ਦੇ ਵਸ ਹੋ ਗਏ।

### ਹੁਣ ਮਾਨਧਾਤਾ ਦੇ ਰਾਜ ਦਾ ਕਥਨ

ਦੋਧਕ ਛੰਦ

ਧਰਤੀ ਉਤੇ ਜਿਤਨੇ ਕੁ ਰਾਜੇ ਹੋਏ ਹਨ, ਉਨ੍ਹਾਂ ਦੇ ਨਾਂ ਕਿਹੜਾ ਕਵੀ ਗਿਣ ਸਕਦਾ  
ਹੈ। ਆਪਣੀ ਬੁਧੀ ਦੇ ਬਲ ਤੇ (ਉਨ੍ਹਾਂ ਦੇ) ਨਾਂ ਸੁਣਾਉਂਦਾ ਹਾਂ, (ਪਰ ਫਿਰ ਵੀ) ਆਪਣੇ  
ਮਨ ਵਿਚ ਡਰ ਮੰਨਦਾ ਹਾਂ। ੧੦੮।

(ਜਦ) ਬੇਨ ਜਗਤ ਉਤੇ ਰਾਜ ਕਰ ਕੇ ਚਲਿਆ ਗਿਆ, (ਤਦ) ਧਰਤੀ ਨੂੰ ਧਾਰਨ  
ਕਰਨ ਲਈ ਮਾਨਧਾਤਾ (ਰਾਜਾ) ਹੋਇਆ। ਜਦ ਉਹ ਇੰਦਰ ('ਬਾਸਵ') ਲੋਕ ਵਿਚ  
ਵਿਚਰਿਆ, (ਤਦ) ਉਸ ਨੂੰ ਇੰਦਰ ਨੇ ਉਠ ਕੇ ਅੱਧਾ ਆਸਣ ਦਿੱਤਾ। ੧੦੯।

ਤਦ ਮਾਨਧਾਤਾ ਰਾਜੇ ਦੇ (ਮਨ ਵਿਚ) ਕ੍ਰੋਧ ਭਰ ਗਿਆ ਅਤੇ ਲਲਕਾਰਾ ਮਾਰ  
ਕੇ ਹੱਥ ਵਿਚ ਖੰਡਾ ਧਾਰਨ ਕਰ ਲਿਆ। ਜਦ ਕ੍ਰੋਧ ਨਾਲ ਇੰਦਰ ਨੂੰ ਮਾਰਨ ਲਗਾ, ਤਦ  
ਬ੍ਰਹਮਪਤੀ ('ਦਿਜਿੰਦ੍ਰ') ਨੇ ਉਸ ਦੀ ਬਾਂਹ ਪਕੜ ਲਈ। ੧੧੦।

(ਅਤੇ ਕਿਹਾ--) ਹੋ ਰਾਜਨ! ਇੰਦਰ ਨੂੰ ਨਸ਼ਟ ਨ ਕਰੋ। ਇਸ ਨੇ ਨਿਜਮ ਅਨੁਸਾਰ  
ਤੁਹਾਨੂੰ ਅੱਧਾ ਆਸਨ ਦਿੱਤਾ ਸੀ। (ਅਜਿਹਾ ਇਸ ਲਈ ਹੋਇਆ) ਕਿਉਂਕਿ ਤੁਸੀਂ ਧਰਤੀ  
ਉਪਰ 'ਲਵਨਾਸੁਰ' ਨਾਂ ਦੇ ਵੱਡੇ ਦੈਤ ਨੂੰ ਮਾਰ ਨਹੀਂ ਸਕੇ ਹੋ। ੧੧੧।

ਜੇ ਕਰ ਤੁਸੀਂ ਉਸ ਨੂੰ ਮਾਰ ਕੇ ਆਵੋਗੇ ਤਾਂ ਤੁਸੀਂ (ਪੂਰਾ) ਇੰਦਰ ਆਸਨ ਪਾ  
ਲਵੋਗੇ। ਇਸ ਲਈ (ਤੁਸੀਂ) ਅੱਧੇ ਸਿੰਘਾਸਨ ਉਤੇ ਬੈਠ ਜਾਓ। (ਸੈਂ) ਸੱਚ ਕਿਹਾ ਹੈ, ਇਸ  
ਕਰ ਕੇ ਤੁਸੀਂ ਨਕ ਨ ਚੜ੍ਹਾਓ। ੧੧੨।

ਅਸਤਰ ਛੰਦ

(ਰਾਜ ਮਾਨਧਾਤਾ) ਅਸਤ੍ਰ (ਧਨੁਸ) ਲੈ ਕੇ ਭਜ ਕੇ ਉਥੇ ਗਿਆ, ਜਿਥੇ ਮਥੁਰਾ  
ਮੰਡਲ ਵਿਚ (ਉਹ ਲਵਨਾਸੁਰ) ਦੈਤ ਰਹਿੰਦਾ ਸੀ। ਉਸ ਮਹਾ ਮੰਦ ਬੁਧੀ ਵਾਲੇ (ਦੈਤ  
ਨੇ) ਹੰਕਾਰ ਕਰ ਕੇ ਅਤੇ ਬਹੁਤ ਕ੍ਰੋਧ ਕਰ ਕੇ ਬਹੁਤ ਵੱਡਾ ਦਲ ਜੋੜ ਰਖਿਆ ਸੀ। ੧੧੩।

ਮਹਾ ਘੋਰ ਕੈ ਕੈ ਘੰਨ ਕੀ ਘਟਾ ਜਿਯੋ। ਸੁ ਧਾਇਆ ਰਣ ਬਿਜਲੀ ਕੀ ਛਟਾ ਜਿਯੋ।  
ਸੁਨੇ ਸਰਬ ਦਾਨੇ ਸੁ ਸਾਮੁਹਿ ਸਿਧਾਇ। ਮਹਾ ਕ੍ਰੋਧ ਕੈ ਕੈ ਸੁ ਬਾਜੀ ਨਚਾਏ। ੧੧੪।

### ਮੇਦਕ ਛੰਦ

ਅਬ ਏਕ ਕੀਏ ਬਿਨੁ ਯੋਂ ਨ ਟਰੈ। ਦੋਊ ਦਾਤਨ ਪੀਸ ਹੰਕਾਰਿ ਪਰੈ।  
ਜਬ ਲੌਂ ਨ ਸੁਨੇ ਲਵ ਖੇਤ ਮਰਾ। ਤਬ ਲਉ ਨ ਲਖੋ ਰਨਿ ਬਾਜ ਟਰਾ। ੧੧੫।

ਅਬ ਹੀ ਰਣਿ ਏਕ ਕੀ ਏਕ ਕਰੈ। ਬਿਨੁ ਏਕ ਕੀਏ ਰਣਿ ਤੇ ਨ ਟਰੈ।  
ਬਹੁ ਸਾਲ ਸਿਲਾ ਤਲ ਬਿਛ ਛੁਟੇ। ਦੁਹੂ ਉਚਿ ਜਬੈ ਰਣ ਬੀਰ ਜੁਟੇ। ੧੧੬।

ਕੁਪ ਕੈ ਲਵ ਪਾਨਿ ਤ੍ਰਿਸੂਲ ਲਯੋ। ਸਿਰਿ ਧਾਤਯਮਾਨ ਦੁਖੰਡ ਕਿਯੋ।  
ਬਹੁ ਜੁਥਪ ਜੁਥਨ ਸੈਨ ਭਜੀ। ਨ ਉਚਾਇ ਸਕੈ ਸਿਰੁ ਐਸ ਲਜੀ। ੧੧੭।

ਘਨ ਜੈਸੇ ਭਜੇ ਘਨ ਘਾਇਲ ਹੁਐ। ਬਰਖਾ ਜਿਮਿ ਸ੍ਰੋਣਤ ਧਾਰ ਚੁਐ।  
ਸਭ ਮਾਨ ਮਹੀਪਤਿ ਛੇਤ੍ਰਹਿ ਦੈ। ਸਬ ਹੀ ਦਲ ਭਾਜਿ ਚਲਾ ਜੀਅ ਲੈ। ੧੧੮।

ਇਕ ਘੂਮਤ ਘਾਇਲ ਸੀਸ ਛੁਟੇ। ਇਕ ਸ੍ਰੋਣ ਚੁਚਾਵਤ ਕੇਸ ਛੁਟੇ।  
ਰਣਿ ਮਾਰ ਕੈ ਮਾਨਿ ਤ੍ਰਿਸੂਲ ਲੀਏ। ਭਟ ਭਾਤਹਿ ਭਾਤਿ ਭਜਾਇ ਦੀਏ। ੧੧੯।

ਇਤਿ ਮਾਨਧਤਾਰਾਜ ਸਮਾਪਤੰ ॥ ੨੧ ॥ ੫।

### ਅਬ ਦਲੀਪ ਕੋ ਰਾਜ ਕਬਨ

#### ਤੋਟਕ ਛੰਦ

ਰਣ ਮੇ ਮਾਨ ਮਹੀਪ ਹਏ। ਤਬ ਆਨਿ ਦਿਲੀਪ ਦਿਲੀਸ ਭਏ।  
ਬਹੁ ਭਾਤਿਨ ਦਾਨਵ ਦੀਹ ਦਲੋ। ਸਬ ਠੌਰ ਸਬੈ ਉਠਿ ਧਰਮ ਪਲੋ। ੧੨੦।

#### ਚੌਪਈ

ਜਬ ਨਿਪ ਹਨਾ ਮਾਨਧਤਾ ਬਰਾ। ਸਿਵ ਤ੍ਰਿਸੂਲ ਕਰਿ ਧਰਿ ਲਵਨਾਸੁਰ।  
ਭਯੋ ਦਲੀਪ ਜਗਤ ਕੋ ਰਾਜਾ। ਭਾਤਿ ਭਾਤਿ ਜਿਹ ਰਾਜ ਬਿਰਾਜਾ। ੧੨੧।

ਬਦਲ ਦੀਆਂ ਕਾਲੀਆਂ ਘਟਾਵਾਂ ਵਾਂਗ ਬਹੁਤ ਗਜ ਵਜ ਕੇ ਅਤੇ ਲਾਲ ਹੋ ਕੇ  
ਬਿਜਲੀ ਦੀ ਲਿਸਕ ਵਾਂਗ ਹਲਾ ਕਰ ਕੇ ਪਿਆ। (ਹਮਲੇ ਦੀ ਗੱਲ) ਸੁਣ ਕੇ ਸਾਰੇ ਦਾਨਵ  
ਚੜ੍ਹ ਕੇ ਸਾਹਮਣੇ ਆ ਢੁਕੇ ਅਤੇ ਬਹੁਤ ਕ੍ਰੋਧ ਕਰ ਕੇ ਘੋੜਿਆਂ ਨੂੰ ਨਚਾਇਆ। ੧੧੪।

#### ਮੇਦਕ ਛੰਦ

ਹੁਣ (ਦੋਹਾਂ ਤੋਂ) ਇਕ ਕੀਤੇ ਬਿਨਾ ਇਸ ਤਰ੍ਹਾਂ ਨਹੀਂ ਟਲਣਗੇ। ਦੋਵੇਂ ਦੰਦਾਂ ਨੂੰ  
ਪੀਹ ਕੇ ਹੰਕਾਰ ਨਾਲ (ਇਕ ਦੂਜੇ ਉਤੇ) ਪੈ ਗਏ ਹਨ। ਜਦ ਤਕ ਨਹੀਂ ਸੁਣਦਾ ਕਿ  
'ਲਵਨਾਸੁਰ ਯੁਧ ਵਿਚ ਮਰ ਗਿਆ ਹੈ', ਤਦ ਤਕ (ਮੇਰੇ) ਘੋੜੇ ਨੂੰ ਰਣਭੂਮੀ ਵਿਚੋਂ ਪਿਛੇ  
ਹਟਦਾ ਨਹੀਂ ਵੇਖੋਗੇ। ੧੧੫।

ਹੁਣੇ ਹੀ ਉਹ ਰਣ ਵਿਚ ਇਕੋ ਇਕ ਕਰ ਦੇਣਾ (ਚਾਹੁੰਦੇ ਹਨ)। ਇਕ ਕੀਤੇ  
ਬਿਨਾ ਰਣ ਤੋਂ ਟਲਦੇ ਨਹੀਂ ਹਨ। ਬਹੁਤ ਸਾਰੇ ਸਾਲ ਦੇ ਬਿਛ ਅਤੇ ਪੱਥਰ ਹੇਠਾਂ ਆ  
ਪਏ ਹਨ ਜਦ ਕਿ ਦੋਹਾਂ ਪਾਸਿਆਂ ਤੋਂ ਰਣ ਵਿਚ ਬੀਰ ਜੁਟ ਗਏ ਹਨ। ੧੧੬।

ਲਵਨਾਸੁਰ ਨੇ ਕ੍ਰੋਧਿਤ ਹੋ ਕੇ ਹੱਥ ਵਿਚ ਤ੍ਰਿਸੂਲ ਧਾਰਨ ਕਰ ਲਿਆ ਅਤੇ (ਰਾਜਾ)  
ਮਾਨਧਤਾ ਦੇ ਸਿਰ ਦੋ ਟੋਟੇ ਕਰ ਦਿੱਤਾ। ਸਾਰੇ ਸੈਨਾਪਤੀ ਅਤੇ ਫੌਜ ਦੀਆਂ ਬਹੁਤ  
ਟੁਕੜੀਆਂ ਭਜ ਗਈਆਂ ਅਤੇ (ਸੈਨਾ) ਅਜਿਹੀ ਸ਼ਰਮਿੰਦਗੀ ਹੋਈ ਕਿ ਰਾਜੇ ਦਾ ਸਿਰ  
ਤਕ ਨ ਚੁਕ ਸਕੇ। ੧੧੭।

(ਹਵਾ ਨਾਲ) ਜਿਵੇਂ ਬਦਲ ਭਜ ਜਾਂਦੇ ਹਨ, ਉਸੇ ਤਰ੍ਹਾਂ ਬਹੁਤ ਸਾਰੇ ਜ਼ਖਮੀ ਹੋ  
ਕੇ (ਭਜੀ ਜਾ ਰਹੇ ਹਨ)। ਮੰਹੁੰ ਦੇ ਵਰ੍ਹਨ ਵਾਂਗ (ਉਨ੍ਹਾਂ ਦੇ ਜ਼ਖਮਾਂ ਵਿਚੋਂ) ਲਹੂ ਦੀ ਧਾਰ  
ਚੋ ਰਹੀ ਸੀ। ਸ੍ਰੇਸ਼ਠ ਮਾਨਧਤਾ ਰਾਜੇ ਨੂੰ ਯੁਧ-ਭੂਮੀ ਦੀ ਭੇਟਾ ਚੜ੍ਹ ਕੇ ਸਾਰਾ ਸੈਨਾ-  
ਦਲ (ਆਪਣਾ) ਜੀਅ ਬਚਾ ਕੇ ਚਲਾ ਗਿਆ। ੧੧੮।

ਇਕ ਜ਼ਖਮੀ ਹੋਏ ਘੁੰਮ ਰਹੇ ਹਨ, ਇਕਨਾਂ ਦੇ ਸਿਰ ਪਾਟੇ ਹੋਏ ਹਨ, ਇਕਨਾਂ (ਦੇ  
ਜ਼ਖਮਾਂ ਵਿਚੋਂ) ਲਹੂ ਵਗ ਰਿਹਾ ਹੈ (ਅਤੇ ਇਕਨਾਂ ਦੇ) ਕੇਸ ਖੁਲੇ ਹੋਏ ਹਨ। ਰਣ-ਭੂਮੀ  
ਵਿਚ ਤ੍ਰਿਸੂਲ ਮਾਰ ਕੇ ਮਾਨਧਤਾ ਰਾਜੇ ਨੂੰ ਮਾਰ ਲਿਆ ਗਿਆ ਹੈ ਅਤੇ ਤਰ੍ਹਾਂ ਤਰ੍ਹਾਂ ਦੇ  
ਸੂਰਮੇ ਭਜਾ ਦਿੱਤੇ ਗਏ ਹਨ। ੧੧੯।

ਇਥੇ ਮਾਨਧਤਾ ਦੇ ਰਾਜ ਦੀ ਸਮਾਪਤੀ।

### ਹੁਣ ਦਲੀਪ ਰਾਜਾ ਦੇ ਰਾਜ ਦਾ ਕਬਨ

#### ਤੋਟਕ ਛੰਦ

ਜਦ ਯੁਧ-ਭੂਮੀ ਵਿਚ ਮਾਨਧਤਾ ਰਾਜਾ ਮਾਰਿਆ ਗਿਆ, ਤਾਂ ਦਲੀਪ (ਨਾਂ ਦਾ  
ਰਾਜਾ) ਦਿੱਲੀ-ਪਤੀ ਬਣਿਆ। (ਉਸ ਨੇ) ਬਹੁਤ ਤਰ੍ਹਾਂ ਨਾਲ ਵੱਡੇ ਦਾਨਵਾਂ ਨੂੰ ਦਲ ਦਿੱਤਾ  
ਅਤੇ ਸਭ ਥਾਂਵਾਂ ਤੇ ਸਾਰੇ (ਲੋਕ) ਉਠ ਕੇ ਧਰਮ ਦੇ ਪਾਲਨ ਵਿਚ ਲਗ ਗਏ। ੧੨੦।

ਜਦ ਲਵਨਾਸੁਰ ਨੇ ਹੱਥ ਵਿਚ ਸ਼ਿਵ ਦਾ ਦਿੱਤਾ ਤ੍ਰਿਸੂਲ ਲੈ ਕੇ ਸ੍ਰੇਸ਼ਠ ਮਾਨਧਤਾ  
ਰਾਜੇ ਨੂੰ ਮਾਰ ਦਿੱਤਾ, ਤਦ ਦਲੀਪ ਜਗਤ ਦਾ ਰਾਜਾ ਬਣਿਆ, ਜੋ ਭਾਂਤ ਭਾਂਤ ਦੇ ਰਾਜਾਂ  
ਉਤੇ ਬਰਾਜਮਾਨ ਸੀ। ੧੨੧।

ਮਹਾਰਥੀ ਅਰੁ ਮਹਾ ਨਿਪਾਰਾ। ਕਨਕ ਅਵਟਿ ਸਾਚੇ ਜਨੁ ਢਾਰਾ।  
ਅਤਿ ਸੁੰਦਰ ਜਨੁ ਮਦਨ ਸਰੂਪਾ। ਜਾਨੁਕ ਬਨੇ ਰੂਪ ਕੋ ਭੂਪਾ। ੧੨੨।

ਬਹੁ ਬਿਧਿ ਕਰੇ ਜਗ ਬਿਸਥਾਰਾ। ਬਿਧਵਤ ਹੋਮ ਦਾਨ ਮਖਸਾਰਾ।  
ਧਰਮ ਧੁਜਾ ਜਹ ਤਹ ਬਿਰਾਜੀ। ਇੰਦ੍ਰਾਵਤੀ ਨਿਰਖਿ ਦੁਤਿ ਲਾਜੀ। ੧੨੩।

ਪਗ ਪਗ ਜਗਿ ਖੰਭ ਕਹੁ ਗਡਾ। ਘਰਿ ਘਰਿ ਅੰਨ ਸਾਲ ਕਰਿ ਛਾਡਾ।  
ਭੂਖਾ ਨਾਂਗ ਜੁ ਆਵਤ ਕੋਈ। ਤਤਫਿਨ ਇਛ ਪੁਰਾਵਤ ਸੋਈ। ੧੨੪।

ਜੋ ਜਿਹੰ ਮੁਖ ਮਾਗਾ ਤਿਹਾਂ ਪਾਵਾ। ਬਿਮੁਖ ਆਸ ਵਿਰਿ ਭਿਛਕ ਨ ਆਵਾ।  
ਧਾਮਿ ਧਾਮਿ ਧੁਜਾ ਧਰਮ ਬਧਾਈ। ਧਰਮਾਵਤੀ ਨਿਰਖਿ ਮੁਰਛਾਈ। ੧੨੫।

ਮੂਰਖ ਕੋਊ ਰਹੈ ਨਹਿ ਪਾਵਾ। ਬਾਰ ਬੂਢ ਸਭ ਸੋਧਿ ਪਦਾਵਾ।  
ਘਰਿ ਘਰਿ ਹੋਤ ਭਈ ਹਰਿ ਸੇਵਾ। ਜਹ ਤਹ ਮਾਨਿ ਸਬੈ ਗੁਰ ਦੇਵਾ। ੧੨੬।

ਇਹ ਬਿਧਿ ਰਾਜ ਦਿਲੀਪ ਬਡੇ ਕਰਿ। ਮਹਾਰਥੀ ਅਰੁ ਮਹਾ ਧਨੁਰ ਧਰ।  
ਕੋਕ ਸਾਸਤ੍ਰ ਸਿਮ੍ਰਿਤਿ ਸੁਰ ਗਿਆਨਾ। ਜੋਤਿਵੰਤ ਦਸ ਚਾਰਿ ਨਿਧਾਨਾ। ੧੨੭।

ਮਹਾ ਕ੍ਰਮਠੀ<sup>੧</sup> ਮਹਾ ਸੁਜਾਨੂ। ਮਹਾ ਜੋਤਿ ਦਸ ਚਾਰਿ ਨਿਧਾਨੂ।  
ਅਤਿ ਸਰੂਪ ਅਰੁ ਅਮਿਤ ਪ੍ਰਭਾਸਾ। ਮਹਾ ਮਾਨ ਅਰੁ ਮਹਾ ਉਦਾਸਾ। ੧੨੮।

ਬੇਦ ਅੰਗ ਖਟ ਸਾਸਤ੍ਰ ਪ੍ਰਬੀਨਾ। ਧਨੁਰਬੇਦ ਪ੍ਰਭ ਕੇ ਰਸ ਲੀਨਾ।  
ਖੜਗਨ ਈਸ਼੍ਵਰ ਪੁਨਿ ਅਤੁਲ ਬਲਾ। ਅਰਿ ਅਨੇਕ ਜੀਤੇ ਜਿਨਿ ਦਲਿ ਮਾਲਿ। ੧੨੯।

ਖੰਡ ਅਖੰਡ ਜੀਤਿ ਬਡ ਰਾਜਾ। ਆਨਿ ਸਮਾਨ ਨ ਆਪੁ ਬਿਰਾਜਾ।  
ਅਤਿ ਬਲਿਸਟ ਅਮਿਸ ਤੇਜ ਪ੍ਰਚੰਡਾ। ਅਰਿ ਅਨੇਕ ਜਿਨਿ ਸਾਧਿ ਉਦੰਡਾ। ੧੩੦।

ਦੇਸ ਬਿਦੇਸ ਅਧਿਕ ਜਿਹ ਜੀਤਾ। ਜਹ ਤਹ ਚਲੀ ਰਾਜ ਕੀ ਨੀਤਾ।  
ਭਾਤਿ ਭਾਤਿ ਸਿਰਿ ਛੜ ਬਿਰਾਜਾ। ਤਜਿ ਹਠ ਚਰਨਿ ਲਗੇ ਬਡ ਰਾਜਾ। ੧੩੧।

ਜਹ ਤਹ ਹੋਤ ਧਰਮ ਕੀ ਰੀਤਾ। ਕਹੂਂ ਨ ਪਾਵਤਿ ਹੋਨਿ ਅਨੀਤਾ।  
ਦਾਨ ਨਿਸਾਨ ਚਹੂਂ ਚਕ ਬਾਜਾ। ਕਰਨ ਕੁਬੇਰ ਬੇਣੁ ਬਲਿ ਰਾਜਾ। ੧੩੨।

੧. 'ਸੋ' ੨. 'ਕ੍ਰਮਠੀ' ੩. 'ਰਾਜਾ ਸੂਰਗ ਲੋਗ ਗਵਨੈ'

(ਉਹ) ਮਹਾ ਰਥੀ ਅਤੇ ਮਹਾਨ ਰਾਜਾ (ਅਜਿਹਾ ਸੁੰਦਰ ਸੀ) ਮਾਨੇ ਸੋਨੇ ਨੂੰ ਪੰਘਾਰ ਕੇ ਕਿਸੇ ਨੇ ਸੱਚੇ ਵਿਚ ਢਾਲਿਆ ਹੋਵੇ। (ਉਹ) ਬਹੁਤ ਸੁੰਦਰ ਸੀ ਮਾਨੇ ਕਾਮ ਦੇਵ ਦਾ ਹੀ ਰੂਪ ਹੋਵੇ ਜਾਂ ਮਾਨੇ ਰੂਪ ਦਾ ਹੀ ਰਾਜਾ ਬਣਿਆ ਹੋਇਆ ਹੋਵੇ। ੧੨੨।

(ਉਸ ਨੇ) ਬਹੁਤ ਸਾਰੇ ਯੱਗਾਂ ਦਾ ਵਿਸਤਾਰ ਕਰ ਦਿੱਤਾ ਅਤੇ ਯੱਗ-ਸ਼ਾਲਾ ਵਿਚ ਮਰਯਾਦਾ ਪੂਰਵਕ ਹੋਮ ਅਤੇ ਦਾਨ ਹੋਣ ਲਗੇ। ਜਿਥੇ ਕਿਥੇ ਧਰਮ-ਧੁਜਾਵਾਂ ਸ਼ੋਭ ਰਹੀਆਂ ਸਨ (ਜਿਨ੍ਹਾਂ ਦੀ) ਸਜਧ ਨੂੰ ਵੇਖ ਕੇ ਇੰਦਰਪੁਰੀ ਵੀ ਸ਼ਰਮਸਾਰ ਹੁੰਦੀ ਸੀ। ੧੨੩।

ਕਦਮ ਕਦਮ ਉਤੇ ਯੱਗ ਦੇ ਥਮਲੇ ਗਡੇ ਹੋਏ ਸਨ। ਘਰ ਘਰ ਨੂੰ (ਰਾਜੇ ਨੇ) ਅੰਨ ਦੇ ਭੰਡਾਰ ਬਣਾ ਛਡਿਆ ਸੀ। ਜੇ ਕੋਈ ਭੁਖ ਨੰਗ (ਕਿਸੇ ਦੇ ਘਰ) ਆਉਂਦਾ, ਉਸ ਵੇਲੇ ਉਸ ਦੀ ਇੱਛਾ ਪੂਰੀ ਕਰ ਦਿੱਤੀ ਜਾਂਦੀ। ੧੨੪।

ਜਿਸ ਨੇ ਜੋ ਮੂੰਹੋਂ ਮੰਗਿਆ, (ਉਸ ਨੂੰ) ਉਹੀ ਕੁਝ ਮਿਲ ਗਿਆ। ਕੋਈ ਭਿਖਾਰੀ ਵੀ ਇੱਛਾ ਪੂਰੀ ਕੀਤੇ ਬਿਨਾ ਫਿਰਦਾ ਨਹੀਂ ਸੀ (ਅਰਥਾਤ-ਜੋ ਕੁਝ ਮੰਗਦਾ, ਉਹੀ ਕੁਝ ਉਸ ਨੂੰ ਮਿਲ ਜਾਂਦਾ)। ਘਰ ਘਰ ਵਿਚ ਧਰਮ ਦੀਆਂ ਧੁਜਾਵਾਂ ਬੰਨ੍ਹੀਆਂ ਹੋਈਆਂ ਸਨ (ਜਿਨ੍ਹਾਂ ਦੀ ਸ਼ੋਭਾ ਨੂੰ) ਵੇਖ ਕੇ ਧਰਮ-ਪੂਰੀ ਵੀ ਮੂਰਛਿਤ ਹੋ ਜਾਂਦੀ ਸੀ। ੧੨੫।

(ਸਾਰੇ ਦੇਸ ਵਿਚ) ਕੋਈ ਮੂਰਖ ਰਹਿਣ ਨਹੀਂ ਦਿੱਤਾ ਗਿਆ ਸੀ। ਬਾਲਕ ਅਤੇ ਬੁਡਿਆਂ ਨੂੰ ਲਭ ਲਭ ਕੇ ਪੜ੍ਹਾ ਦਿੱਤਾ ਗਿਆ ਸੀ। ਘਰ ਘਰ ਵਿਚ ਹਰਿ ਦੀ ਸੇਵਾ ਹੋਣ ਲਗੀ ਸੀ, ਜਿਥੇ ਕਿਥੇ ਸਾਰੇ ਗੁਰਦੇਵ (ਪ੍ਰਭੂ) ਨੂੰ ਮੰਨਣ ਲਗ ਗਏ ਸਨ। ੧੨੬।

ਇਸ ਤਰ੍ਹਾਂ ਦਲੀਪ ਨੇ ਬੜਾ ਮਹਾਨ ਰਾਜ ਕੀਤਾ (ਜੋ) ਮਹਾਨ ਰਥੀ ਅਤੇ ਮਹਾਨ ਧਨੁਸ਼ਧਾਰੀ ਸੀ। ਕੋਕ ਸਾਸਤ੍ਰ, ਸਿਮ੍ਰਿਤਿਆਂ ਆਦਿ ਦਾ ਸ੍ਰੋਸ਼ਠ ਗਿਆਨੀ, ਜੋਤਿਵਾਨ ਅਤੇ ਚੌਦਾਂ ਵਿਦਿਆਵਾਂ ਦਾ ਖਜ਼ਾਨਾ ਸੀ। ੧੨੭।

(ਉਹ) ਬਹੁਤ ਕਰਮਠ ਅਤੇ ਸੂਝਵਾਨ ਸੀ। ਬਹੁਤ ਤੇਜ ਵਾਲਾ ਅਤੇ ਚੌਦਾਂ ਵਿਦਿਆਵਾਂ ਦਾ ਨਿਧੀ ਸੀ। (ਉਹ) ਅਤਿਅੰਤਿ (ਸੁੰਦਰ) ਸਰੂਪ ਵਾਲਾ ਅਤੇ ਅਮਿਤ ਪ੍ਰਕਾਸ਼ ਵਾਲਾ ਸੀ। (ਉਹ) ਬਹੁਤ ਮਾਣ ਮਰਯਾਦਾ ਵਾਲਾ ਅਤੇ ਬਹੁਤ ਨਿਰਲਿਪਤ ਸੁਭਾ ਵਾਲਾ ਸੀ। ੧੨੮।

(ਉਹ) ਵੇਦਾਂ ਦੇ ਛੇ ਅੰਗ ਮੰਨੇ ਜਾਣ ਵਾਲੇ ਸ਼ਾਸਤ੍ਰਾਂ ਵਿਚ ਪ੍ਰਬੀਨ ਸੀ ਅਤੇ ਧਨੁਰ ਵੇਦ ਅਤੇ ਪ੍ਰਭੂ ਦੇ ਰਸ ਵਿਚ ਮਗਨ ਰਹਿਣ ਵਾਲਾ ਸੀ। (ਉਹ) ਤਲਵਾਰ ਦਾ ਸੁਆਪੀ ਅਤੇ ਅਤੁਲ ਬਲ ਵਾਲਾ ਸੀ ਅਤੇ ਜਿਸ ਨੇ ਅਨੇਕ ਵੈਰੀਆਂ ਨੂੰ ਮਸਲ ਦਿੱਤਾ ਸੀ। ੧੨੯।

(ਉਸ ਨੇ) ਨ ਜਿਤੇ ਜਾ ਸਕਣ ਵਾਲੇ ਵੱਡੇ ਰਾਜੇ ਜਿਤ ਲਏ ਸਨ। ਉਸ ਦੇ ਸਮਾਨ ਹੋਰ ਕੋਈ ਆ ਕੇ ਨਹੀਂ ਬਿਰਜਿਆ ਸੀ। (ਉਹ) ਅਤਿ ਬਲਵਾਨ ਅਤੇ ਪ੍ਰਚੰਡ ਤੇਜ ਵਾਲਾ ਸੀ ਜਿਸ ਨੇ ਅਨੇਕ ਉਦੰਡ ਵੈਰੀਆਂ ਨੂੰ ਜਿਤ ਲਿਆ ਸੀ। ੧੩੦।

ਜਿਸ ਨੇ ਬਹੁਤ ਸਾਰੇ ਦੇਸ਼ਾਂ ਵਿਦੇਸ਼ਾਂ ਨੂੰ ਜਿਤ ਲਿਆ ਸੀ ਅਤੇ ਜਿਥੇ ਕਿਥੇ (ਉਸ ਦੇ) ਰਾਜ ਦੀ ਮਰਯਾਦਾ ਚਲ ਪਈ ਸੀ। (ਉਸ ਦੇ) ਸਿਰ ਉਤੇ ਤਰ੍ਹਾਂ ਤਰ੍ਹਾਂ ਦੇ ਛੜ੍ਹ ਸ਼ੋਭਦੇ ਸਨ ਅਤੇ ਹਠ ਨੂੰ ਛੜ ਕੇ ਵੱਡੇ ਵੱਡੇ ਰਾਜੇ ਉਸ ਦੀ ਚਰਨਿ ਲਗ ਗਏ ਸਨ। ੧੩੧।

ਜਿਥੇ ਕਿਥੇ ਧਰਮ ਦੀ ਰੀਤ ਹੋਣ ਲਗ ਗਈ ਸੀ ਅਤੇ ਕਿਤੇ ਵੀ ਅਨੀਤੀ ਨਹੀਂ ਹੋ ਸਕਦੀ ਸੀ। ਚੌਂਗਾਂ ਚੌਂਕਾਂ ਵਿਚ ਦਾਨ ਦੇਣ ਦਾ ਧੋਂਸਾ ਵਜਦਾ ਸੀ (ਅਰਥਾਤ ਦਾਨ ਦੇਣ ਦੀਆਂ ਧੁੰਮਾਂ ਧੁੰਮਾਂ ਪੈ ਗਈਆਂ ਸਨ)। ਕਰਨ, ਕੁਬੇਰ, ਬੇਣੁ ਅਤੇ ਬਲਿ ਰਾਜਿਆਂ (ਵਾਂਗ) ਉਸ ਦੀ ਪ੍ਰਸਿੱਧੀ ਹੋ ਗਈ ਸੀ। ੧੩੨।

ਭਾਤਿ ਭਾਤਿ ਤਨ ਰਾਜ ਕਮਾਈ। ਆ ਸਮੁੱਦ ਲੋਂ ਫਿਰੀ ਦੁਹਾਈ।  
ਜਹ ਤਹ ਕਰਮ ਪਾਪ ਭਯੋ ਦੂਰਾ। ਧਰਮ ਕਰਮ ਸਭ ਕਰਤ ਹਜੂਰਾ। ੧੩੩।

ਜਹ ਤਹ ਪਾਪ ਛਘ ਸਬ ਦੇਸਾ। ਧਰਮ ਕਰਮ ਉਠਿ ਲਾਗਿ ਨਰੇਸਾ।  
ਆ ਸਮੁੱਦ ਲੋਂ ਫਿਰੀ ਦੁਹਾਈ। ਇਹ ਬਿਧਿ ਕਰੀ ਦਿਲੀਪ ਰਜਾਈ। ੧੩੪।

ਇਤਿ ਦਲੀਪ ੩ ਰਾਜ ਸਮਾਪਤੰਤ੍ਰੀ। ੮/ ੫।

ਅਥ ਰਘੁ ਰਾਜਾ ਕੇ ਰਾਜ ਕਥਨੰ

ਚੌਪਈ

ਬਹੁਰ ਜੋਤਿ ਸੋ ਜੋਤਿ ਮਿਲਾਨੀ। ਸਬ ਜਗ ਐਸ ਕ੍ਰਿਆ ਪਹਿਚਾਨੀ।  
ਸ੍ਰੀ ਰਘੁਰਾਜ ਰਾਜੁ ਜਗਿ ਕੀਨਾ। ਅਡ੍ਰੂਪਤ੍ਰ ਸਿਰਿ ਢਾਰਿ ਨਵੀਨਾ। ੧੩੫।

ਬਹੁਤੁ ਭਾਤਿ ਕਰਿ ਜਗਿ ਪ੍ਰਕਾਰਾ। ਦੇਸ ਦੇਸ ਮਹਿ ਧਰਮ ਬਿਸ਼ਾਰਾ।  
ਪਾਪੀ ਕੋਈ ਨਿਕਟਿ ਨ ਰਾਖਾ। ਝੂਠ ਬੈਨ ਕਿਉਂ ਭੂਲਿ ਨ ਭਾਖਾ। ੧੩੬।

ਨਿਸਾ ਤਾਸੁ ਨਿਸ ਨਾਥ ਪਛਾਨਾ। ਦਿਨਕਰ ਤਾਹਿ ਦਿਵਸ ਅਨੁਮਾਨਾ।  
ਬੇਦਨ ਤਾਹਿ ਬ੍ਰਹਮ ਕਰਿ ਲੇਖਾ। ਦੇਵਨ ਇੰਦ੍ਰ ਰੂਪ ਅਵਿਰੇਖਾ। ੧੩੭।

ਬਿਪਨ ਸਬਨ ਬ੍ਰਹਸਪਤਿ ਦੇਖਯੋ। ਦੈਤਨ ਗੁਰੂ ਸੁਕ੍ਰ ਕਰਿ ਪੇਖਯੋ।  
ਰੋਗਨ ਤਾਹਿ ਅਉਖਧੀ ਮਾਨਾ। ਜੋਗਿਨ ਪਰਮ ਤਤ ਪਹਿਚਾਨਾ। ੧੩੮।

ਬਾਲਨ ਬਾਲ ਰੂਪ ਅਵਿਰੇਖਯੋ। ਜੋਗਨ ਮਹਾ ਜੋਗ ਕਰਿ ਦੇਖਯੋ।  
ਦਾਤਨ ਮਹਾਦਾਨਿ ਕਰਿ ਮਾਨ੍ਯੋ। ਭੋਗਨ ਭੋਗ ਰੂਪ ਪਹਚਾਨ੍ਯੋ। ੧੩੯।

ਸੰਨਿਆਸਨ ਦਤ ਰੂਪ ਕਰਿ ਜਾਨ੍ਯੋ। ਜੋਗਨ ਗੁਰ ਗੋਰਖ ਕਰਿ ਮਾਨ੍ਯੋ।  
ਰਾਮਾਨੰਦ ਬੈਰਾਗਿਨ ਜਾਨਾ। ਮਹਾਦੀਨ ਤੁਰਕਨ ਪਹਚਾਨਾ। ੧੪੦।

ਦੇਵਨ ਇੰਦ੍ਰ ਰੂਪ ਕਰਿ ਲੇਖਾ। ਦੈਤਨ ਸੁੰਭ ਰਾਜਾ ਕਰਿ ਪੇਖਾ।  
ਜਛਨ ਜਛ ਰਾਜ ਕਰਿ ਮਾਨਾ। ਕਿਨ੍ਨੁਨ ਕਿਨ੍ਨੁਦੇਵ ਪਹਚਾਨਾ। ੧੪੧।

ਕਾਮਿਨ ਕਮ ਰੂਪ ਕਰਿ ਦੇਖਯੋ। ਰੋਗਨ ਰੂਪ ਧਨੰਤਰ ਪੇਖਯੋ।  
ਰਾਜਨ ਲਖਯੋ ਰਾਜ ਅਧਿਕਾਰੀ। ਜੋਗਨ ਲਖਯੋ ਜੋਗੀਸਰ ਭਾਰੀ। ੧੪੨।

ਭਾਤ ਭਾਤ ਦਾ ਰਾਜ ਕਮਾਉਣ ਕਰ ਕੇ (ਉਸ ਦੀ) ਦੁਹਾਈ ਸਮੁੰਦਰ ਤਕ ਆ  
ਪਸਰੀ ਸੀ। ਜਿਥੇ ਕਿਥੇ ਪਾਪਾਚਾਰ ਅਤੇ ਭੈ ਖਤਮ ਹੋ ਗਿਆ ਸੀ ਅਤੇ ਰਾਜੇ ਦੇ ਸਨਮੁਖ  
ਰਹਿਣ ਵਾਲੇ ਸਾਰੇ ਲੋਕ ਧਰਮ ਕਰਦੇ ਸਨ। ੧੩੩।

ਜਿਥੇ ਕਿਥੇ ਸਾਰੇ ਦੇਸ ਵਿਚੋਂ ਪਾਪ ਛਿਪ ਗਿਆ ਅਤੇ ਸਾਰੇ ਰਾਜੇ ਤਤਪਰ ਹੋ  
ਕੇ ਧਰਮ ਕਰਮ ਵਿਚ ਲਗ ਗਏ। ਸਮੁੰਦਰ ਤਕ (ਉਸ ਦੀ) ਦੁਹਾਈ ਫਿਰ ਗਈ। ਇਸ  
ਤਰ੍ਹਾਂ ਦਲੀਪ ਰਾਜਾ ਨੇ ਬਾਦਸ਼ਾਹੀ ਕੀਤੀ। ੧੩੪।

ਇਥੇ ਦਲੀਪ ਰਾਜੇ ਦੇ ਰਾਜ ਦੀ ਸਮਾਪਤੀ।

ਹੁਣ ਰਘੁ ਰਾਜਾ ਦੇ ਰਾਜ ਦਾ ਕਥਨ

ਚੌਪਈ

ਫਿਰ (ਦਲੀਪ ਰਾਜੇ ਦੀ) ਜੋਤਿ (ਪਰਮਾਤਮਾ ਦੀ) ਜੋਤਿ ਨਾਲ ਮਿਲ ਗਈ। ਇਸ  
ਕ੍ਰਿਆ ਨੂੰ ਸਾਰੇ ਜਗਤ ਨੇ ਜਾਣ ਲਿਆ। (ਉਸ ਪਿਛੋਂ) ਰਘੁਰਾਜ ਨੇ ਜਗਤ ਵਿਚ ਰਾਜ  
ਕੀਤਾ ਅਤੇ (ਆਪਣੇ) ਸਿਰ ਉਤੇ ਨਵੇਂ ਰਾਜਸੀ ਛੜ੍ਹ ਅਤੇ ਚਿੰਨ੍ਹ ਧਾਰਨ ਕਰ ਲਏ। ੧੩੫।

ਕਈ ਪ੍ਰਕਾਰ ਦੇ ਯੱਗ ਬਹੁਤ ਢੰਗਾਂ ਨਾਲ ਕੀਤੇ ਅਤੇ ਦੇਸ ਦੇਸਾਂਤਰਾਂ ਵਿਚ ਧਰਮ  
ਦਾ ਵਿਸਤਾਰ ਕੀਤਾ। ਕੋਈ ਪਾਪੀ ਨੇੜੇ ਨ ਰਹਿਣ ਦਿੱਤਾ। ਕੋਈ ਭੁਲ ਕੇ ਵੀ ਝੂਠਾ ਬੋਲ  
ਨ ਬੋਲਦਾ। ੧੩੬।

ਰਾਤ ਨੇ ਉਸ ਨੂੰ ਚੰਦ੍ਰਮਾ (ਦੇ ਰੂਪ) ਵਜੋਂ ਸਮਝਿਆ ਅਤੇ ਦਿਨ ਨੇ ਉਸ ਨੂੰ ਸੂਰਜ  
ਦੇ ਰੂਪ ਵਿਚ ਅਨੁਮਾਨ ਕੀਤਾ। ਵੇਦਾਂ ਨੇ ਉਸ ਨੂੰ ਬ੍ਰਹਮਾ ਕਰ ਕੇ ਜਾਣਿਆ ਅਤੇ ਦੇਵਤਿਆਂ  
ਨੇ ਇੰਦਰ ਰੂਪ ਵਿਚ ਵਿਚਾਰਿਆ ('ਅਵਰੋਖ')। ੧੩੭।

ਸਾਰਿਆਂ ਬ੍ਰਾਹਮਣਾਂ ਨੇ ਬ੍ਰਹਸਪਤੀ ਵਜੋਂ ਵੇਖਿਆ ਅਤੇ ਦੈਤਾਂ ਨੇ ਸੁਕ੍ਰ ਗੁਰੂ ਵਜੋਂ  
ਸਮਝਿਆ। ਰੋਗੀਆਂ ਨੇ ਉਸ ਨੂੰ ਦਵਾਈ ਦੇ ਰੂਪ ਵਿਚ ਮੰਨਿਆ ਅਤੇ ਜੋਗੀਆਂ ਨੇ ਉਸ  
ਨੂੰ ਪਰਮਤੱਤ ਦੇ ਰੂਪ ਵਿਚ ਪਛਾਣਿਆ। ੧੩੮।

ਬਾਲਕਾਂ ਨੇ (ਉਸ ਨੂੰ) ਬਾਲਕ ਰੂਪ ਵਿਚ ਜਾਣਿਆ ਅਤੇ ਜੋਗੀਆਂ ਨੇ ਮਹਾਨ  
ਜੋਗ ਕਰ ਕੇ ਸਮਝਿਆ। ਦਾਤਿਆਂ ਨੇ ਮਹਾਦਾਨ ਦੇ ਰੂਪ ਵਿਚ ਮੰਨਿਆ ਅਤੇ ਭੋਗੀਆਂ  
ਨੇ ਭੋਗ ਰੂਪ ਵਜੋਂ ਪਛਾਣਿਆ। ੧੩੯।

ਸੰਨਿਆਸੀਆਂ ਨੇ ਦੱਤ ਰੂਪ ਕਰ ਕੇ ਜਾਣਿਆ ਅਤੇ ਜੋਗੀਆਂ ਨੇ ਗੁਰੂ ਗੋਰਖ ਕਰ  
ਕੇ ਮੰਨਿਆ। ਬੈਰਾਗੀਆਂ ਨੇ ਰਾਮਾਨੰਦ ਸਮਝਿਆ ਅਤੇ ਮੁਸਲਮਾਨਾਂ ਨੇ ਹਜ਼ਰਤ ਮੁਹੰਮਦ  
(‘ਮਹਾਦੀਨ’) ਕਰ ਕੇ ਜਾਣਿਆ। ੧੪੦।

ਦੇਵਤਿਆਂ ਨੇ ਇੰਦਰ ਰੂਪ ਕਰ ਕੇ ਪਛਾਣਿਆ ਅਤੇ ਦੈਤਾਂ ਨੇ ਰਾਜਾ ਸੁੰਭ ਕਰ  
ਕੇ ਵੇਖਿਆ। ਯਕਸ਼ਾਂ ਨੇ ਯਕਸ਼ ਰਾਜਾ (ਕੁਬੇਰ) ਵਜੋਂ ਮੰਨਿਆ ਅਤੇ ਕਿੰਨਰਾਂ ਨੇ ਕਿੰਨਰ  
ਰਾਜਾ ਦੇ ਰੂਪ ਵਿਚ ਪਛਾਣਿਆ। ੧੪੧।

ਕਾਮਿਨੀਆਂ ਨੇ ਕਾਮ ਰੂਪ ਵਜੋਂ ਵੇਖਿਆ। ਰੋਗੀਆਂ ਨੇ ਧਰੰਤਰੀ ਰੂਪ ਵਜੋਂ  
ਜਾਣਿਆ। ਰਾਜਿਆਂ ਨੇ (ਉਸ ਨੂੰ) ਰਾਜ ਦਾ ਅਧਿਕਾਰੀ ਸਮਝਿਆ ਅਤੇ ਜੋਗੀਆਂ ਨੇ ਵੱਡਾ  
ਜੋਗੀਸ਼ਰ ਮੰਨਿਆ। ੧੪੨।

ਛੜਨ ਬਡੇ ਛੜਪਤਿ ਜਾਨਾ। ਅਤਿਨ ਮਹਾ ਸਸਤ੍ਰਧਰ ਮਾਨਾ।  
ਰਜਨੀ ਤਾਸੁ ਚੰਦ੍ਰ ਕਰਿ ਲੇਖਾ। ਦਿਨੀਅਰ ਕਰਿ ਤਿਹ ਦਿਨ ਅਵਿਰੋਖਾ। ੧੪੩।

ਸੰਤਨ ਸਾਂਤਿ ਰੂਪ ਕਰਿ ਜਾਨ੍ਯੋ। ਪਾਵਕ ਤੇਜ਼ ਰੂਪ ਅਨੁਮਾਨ੍ਯੋ।  
ਧਰਤੀ ਤਾਸੁ ਧਰਾਧਰ ਜਾਨਾ। ਹਰਣਿ ਏਣਰਾਜ ਪਹਿਚਾਨਾ। ੧੪੪।

ਛੜਿਨ ਤਾ ਸਬੂ ਛੜਿਪਤਿ ਸੂਝਾ। ਜੋਗਿਨ ਮਹਾ ਜੋਗ ਕਰ ਬੁਝਾ।  
ਹਿਮਧਰ ਤਾਹਿ ਹਿਮਾਲਾ ਜਾਨਾ। ਦਿਨਕਰ ਅੰਧਕਾਰਿ ਅਨੁਮਾਨਾ। ੧੪੫।

ਜਲ ਸਰੂਪ ਜਲ ਤਾਸੁ ਪਛਾਨਾ। ਮੇਘਨ ਇੰਦ੍ਰਦੇਵ ਕਰ ਮਾਨਾ।  
ਬੇਦਨ ਬ੍ਰਹਮ ਰੂਪ ਕਰ ਦੇਖਾ। ਬਿਪਨ ਬ੍ਯਾਸ ਜਾਨਿ ਅਵਿਰੋਖਾ। ੧੪੬।

ਲਖਮੀ ਤਾਹਿ ਬਿਸਨੁ ਕਰਿ ਮਾਨ੍ਯੋ। ਬਾਸਵ ਦੇਵ ਬਾਸਵੀ ਜਾਨ੍ਯੋ।  
ਸੰਤਨ ਸਾਂਤਿ ਰੂਪ ਕਰਿ ਦੇਖਾ। ਸਤ੍ਤਨ ਕਲਹ ਸਰੂਪ ਬਿਸਥਾ। ੧੪੭।

ਰੋਗਨ ਤਾਹਿ ਅਉਖਧੀ ਸੂਝਾ। ਭਾਮਿਨ ਭੋਗ ਰੂਪ ਕਰਿ ਬੁਝਾ।  
ਮਿਤ੍ਰਨ ਮਹਾ ਮਿਤ੍ਰ ਕਰਿ ਜਾਨਾ। ਜੋਗਿਨ ਪਰਮ ਤਤ੍ਤ ਪਹਚਾਨਾ। ੧੪੮।

ਮੋਰਨ ਮਹਾ ਮੇਘ ਕਰਿ ਮਾਨਿਆ। ਦਿਨਕਰ ਚਿਤ ਚਕਵੀ ਜਾਨਿਆ।  
ਚੰਦ ਸਰੂਪ ਚਕੋਰਨ ਸੂਝਾ। ਸਾਂਤਿ ਬੂੰਦ ਸੀਪਨ ਕਰਿ ਬੁਝਾ। ੧੪੯।

ਮਾਸ ਬਸੰਤ ਕੌਕਿਲਾ ਜਾਨਾ। ਸਾਂਤਿ ਬੂੰਦ ਚਾੜ੍ਹਕ ਅਨੁਮਾਨਾ।  
ਸਾਧਨ ਸਿਧਿ ਰੂਪ ਕਰਿ ਦੇਖਾ। ਰਾਜਨ ਮਹਾਰਾਜ ਅਵਿਰੋਖਾ। ੧੫੦।

ਦਾਨ ਸਰੂਪ ਭਿਛਕਨ ਜਾਨਾ। ਕਾਲ ਸਰੂਪ ਸਤ੍ਤ ਅਨੁਮਾਨਾ।  
ਸਾਸਤ੍ਰ ਸਰੂਪ ਸਿਮ੍ਰਿਤਨ ਦੇਖਾ। ਸਤਿ ਸਰੂਪ ਸਾਧ ਅਵਿਰੋਖਾ। ੧੫੧।

ਸੀਲ ਰੂਪ ਸਾਧਵਿਨ ਚੀਨਾ। ਚਿਆਲ ਸਰੂਪ ਦਇਆ ਚਿਤਿ ਕੀਨਾ।  
ਮੋਰਨ ਮੇਘ ਰੂਪ ਪਹਿਚਾਨਾ। ਚੋਰਨ ਤਾਹਿ ਭੋਰ ਕਰਿ ਜਾਨਾ। ੧੫੨।

ਕਾਮਿਨ ਕੇਲ ਰੂਪ ਕਰਿ ਸੂਝਾ। ਸਾਧਨ ਸਿਧਿ ਰੂਪ ਤਿਹ ਬੂਝਾ।  
ਫਣਪਤੇਸ ਫਣੀਅਰ ਕਰਿ ਜਾਨ੍ਯੋ। ਅੰਮ੍ਰਿਤ ਰੂਪ ਦੇਵਤਨ ਮਾਨ੍ਯੋ। ੧੫੩।

ਮਣਿ ਸਮਾਨ ਫਣੀਅਰ ਕਰਿ ਸੂਝਾ। ਪ੍ਰਾਣਿਨ ਪ੍ਰਾਨ ਰੂਪ ਕਰਿ ਬੁਝਾ।  
ਰਘੁ ਬੰਸੀਅਨ ਰਘੁਰਾਜ ਪ੍ਰਮਾਨ੍ਯੋ। ਕੇਵਲ ਕ੍ਰਿਸਨ ਜਾਦਵਨ ਜਾਨ੍ਯੋ। ੧੫੪।

ਛੜੀਆਂ ਨੇ ਵੱਡਾ ਛੜਪਤੀ ਜਾਣਿਆ ਅਤੇ ਯੋਧਿਆਂ ('ਅਤ੍ਰਿਨ') ਨੇ ਮਹਾਨ ਸਸਤ੍ਰਧਾਰੀ ਰੂਪ ਵਿਚ ਪਛਾਣਿਆ। ਰਾਤ ਨੇ ਉਸ ਨੂੰ ਚੰਦ੍ਰਮਾ ਕਰ ਕੇ ਵੇਖਿਆ ਅਤੇ ਦਿਨ ਨੇ ਉਸ ਨੂੰ ਸੂਰਜ ਦੇ ਰੂਪ ਵਿਚ ਵਿਚਾਰਿਆ। ੧੪੩।

ਸੰਤਾਂ ਨੇ ਉਸ ਨੂੰ ਸਾਂਤ ਰੂਪ ਕਰ ਕੇ ਜਾਣਿਆ ਅਤੇ ਅਗਨੀ ਨੇ ਉਸ ਨੂੰ ਤੇਜ਼ ਵਜੋਂ ਅਨੁਮਾਨ ਕੀਤਾ। ਧਰਤੀ ਨੇ ਉਸ ਨੂੰ ਪਰਬਤ ਕਰ ਕੇ ਸਮਝਿਆ ਅਤੇ ਹਿਰਨੀਆਂ ਨੇ (ਉਸ ਨੂੰ) ਕਸਤੂਰੀ ਵਾਲਾ ਹਿਰਨ ('ਏਣਰਾਜ') ਦੇ ਰੂਪ ਵਿਚ ਪਛਾਣਿਆ। ੧੪੪।

ਸਭ ਛੜੀਆਂ ਨੂੰ ਉਹ ਛੜਪਤੀ ਦੇ ਰੂਪ ਵਿਚ ਸੁਝਿਆ ਅਤੇ ਜੋਗੀਆਂ ਨੇ ਮਹਾਨ ਜੋਗੀ ਵਜੋਂ ਬੁਝਿਆ। ਬਰਦੀਲੇ ਪਰਬਤਾਂ (ਅਰਥਾਂਤਰ--ਚੰਦ੍ਰਮਾ) ਨੇ ਉਸ ਨੂੰ ਹਿਮਾਲਾ ਵਜੋਂ ਜਾਣਿਆ ਅਤੇ ਹਨੇਰੇ ਨੇ ਸੂਰਜ ਕਰ ਕੇ ਅਨੁਮਾਨ ਕੀਤਾ। ੧੪੫।

ਜਲ ਨੇ ਉਸ ਨੂੰ 'ਜਲ ਸਰੂਪ' ਵਜੋਂ ਪਛਾਣਿਆ ਅਤੇ ਬਦਲਾਂ ਨੇ ਉਸ ਨੂੰ ਇੰਦਰ ਦੇਵ ਵਜੋਂ ਅਨੁਮਾਨ ਕੀਤਾ। ਵੇਦਾਂ ਨੇ ਉਸ ਨੂੰ ਬ੍ਰਹਮ ਰੂਪ ਕਰ ਕੇ ਵੇਖਿਆ ਅਤੇ ਬ੍ਰਾਹਮਾਂ ਨੇ ਬਿਆਸ ਕਰ ਕੇ ਵਿਚਾਰਿਆ। ੧੪੬।

ਲੱਛਮੀ ਨੇ ਉਸ ਨੂੰ ਵਿਸ਼ਣੂ ਕਰ ਕੇ ਮੰਨਿਆ ਅਤੇ ਇੰਦਰਾਣੀ ('ਬਾਸਵੀ') ਨੇ ਇੰਦਰ ਰੂਪ ਵਿਚ ਜਾਣਿਆ। ਸੰਤਾਂ ਨੇ (ਉਸ ਨੂੰ) ਸਾਂਤ ਰੂਪ ਵਿਚ ਵੇਖਿਆ ਅਤੇ ਵੈਰੀਆਂ ਨੇ ਝਗੜੇ ('ਕਲਹ') ਦੇ ਰੂਪ ਵਿਚ ਵੇਖਿਆ। ੧੪੭।

ਰੋਗੀਆਂ ਨੂੰ ਉਹ ਦਵਾਈ ਰੂਪ ਲਿਗਿਆ ਅਤੇ ਇਸਤਰੀਆਂ ਨੇ ਭੋਗ ਰੂਪ ਵਿਚ ਸਮਝਿਆ। ਮਿਤਰਾਂ ਨੇ ਮਹਾਨ ਮਿਤਰ ਕਰ ਕੇ ਮੰਨਿਆ ਅਤੇ ਜੋਗੀਆਂ ਨੇ ਪਰਮਤੱਤ ਵਜੋਂ ਪਛਾਣਿਆ। ੧੪੮।

ਮੋਰਾਂ ਨੇ ਘਨਪੈਰ ਬਦਲ ਵਜੋਂ ਮੰਨਿਆ ਅਤੇ ਚਕਵੀ ਨੇ ਚਿਤ ਵਿਚ ਸੂਰਜ ਕਰ ਕੇ ਸਮਝਿਆ। ਚਕੋਰਾਂ ਨੇ ਚੰਦ੍ਰਮਾ ਦਾ ਸਰੂਪ ਸਮਝਿਆ ਅਤੇ ਸਿੱਪੀਆਂ ਨੇ ਸਾਂਤੀ ਬੂੰਦ ਕਰ ਕੇ ਬੁਝਿਆ। ੧੪੯।

ਕੋਇਲ ਨੇ ਬਸੰਤ ਦਾ ਮਹੀਨਾ ਸਮਝਿਆ ਅਤੇ ਚਾਤ੍ਰਿਕ ਨੇ ਸਾਂਤੀ ਬੂੰਦ ਵਜੋਂ ਅਨੁਮਾਨ ਕੀਤਾ। ਸਾਧਾਂ ਨੇ ਸਿੱਧ ਰੂਪ ਕਰ ਕੇ ਵੇਖਿਆ ਅਤੇ ਰਾਜਿਆਂ ਨੇ ਮਹਾਰਾਜਾ ਵਜੋਂ ਵਿਚਾਰਿਆ। ੧੫੦।

ਭਿਖਾਰੀਆਂ ਨੇ ਦਾਨ ਰੂਪ ਸਮਝਿਆ ਅਤੇ ਵੈਰੀਆਂ ਨੇ ਕਾਲ ਸਰੂਪ ਅਨੁਮਾਨਿਆ। ਸਿਮ੍ਰਿਤੀਆਂ ਨੇ ਸਾਸਤ੍ਰ ਵਜੋਂ ਵੇਖਿਆ ਅਤੇ ਸਾਧਾਂ ਨੇ ਸਤਿ ਸਰੂਪ ਵਿਚ ਵਿਚਾਰਿਆ। ੧੫੧।

ਸਾਧੂ ਰਚੀ ਵਾਲਿਆਂ ਨੇ ਸ਼ੱਧ ਚਲਨ ('ਸੀਲ') ਵਾਲਾ ਪਛਾਣਿਆ ਅਤੇ ਦਇਆਲੁ ਵਜੋਂ ਚਿਤ ਵਿਚ ਵਿਚਾਰਿਆ। ਮੋਰਾਂ ਨੇ ਬਦਲ ਰੂਪ ਵਿਚ ਪਛਾਣਿਆ ਅਤੇ ਚੋਰਾਂ ਨੇ ਉਸ ਨੂੰ ਪ੍ਰਭਾਤ ਵੇਲਾ ਕਰ ਕੇ ਜਾਣਿਆ। ੧੫੨।

ਕਾਮਨੀਆਂ ਨੂੰ ਕਾਮ-ਕੇਲ ਵਜੋਂ ਸੁਝਿਆ ਅਤੇ ਸਾਧਾਂ ਨੇ ਉਸ ਨੂੰ ਸਿੱਧ ਰੂਪ ਵਿਚ ਵਿਚਾਰਿਆ। ਨਾਗਾਂ ('ਫਣੀਅਰ') ਨੇ (ਉਸ ਨੂੰ) ਸੇਸ਼ਨਾਗ ਕਰ ਕੇ ਜਾਣਿਆ ਅਤੇ ਦੇਵਤਿਆਂ ਨੇ ਅੰਮ੍ਰਿਤ ਰੂਪ ਕਰ ਕੇ ਮੰਨਿਆ। ੧੫੩।

ਨਾਗਾਂ ('ਫਣੀਅਰ') ਨੂੰ ਮਣੀ ਕਰ ਕੇ ਸੁਝਿਆ ਅਤੇ ਪ੍ਰਾਣੀਆਂ ਨੇ ਪ੍ਰਾਣ ਰੂਪ ਕਰ ਕੇ ਬੁਝਿਆ। ਰਘੁਬੰਸੀਆਂ ਨੇ ਰਘੁ ਰਾਜ ਵਜੋਂ ਪ੍ਰਮਾਣਿਤ ਕੀਤਾ ਅਤੇ ਯਾਦਵਾਂ ਨੇ ਕੇਵਲ ਕ੍ਰਿਸਨ ਕਰ ਕੇ ਜਾਣਿਆ। ੧੫੪।

ਬਿਪਤਿ ਹਰਨ ਬਿਪਤਿ ਕਰਿ ਜਾਨਾ। ਬਲਿ ਮਹੀਪ ਬਾਵਨ ਪਹਚਾਨਾ।  
ਸਿਵ ਸਰੂਪ ਸਿਵ ਸੰਤਨ ਪੇਖਾ। ਬ੍ਰਾਹਮ ਪਰਾਸੁਰ ਤੁਲ ਬਸੇਖਾ। ੧੫੩।

ਬਿਪੁਨ ਬੇਦ ਸਰੂਪ ਬਖਾਨਾ। ਛੜ੍ਹ ਜੁਧ ਰੂਪ ਕਰਿ ਜਾਨਾ।  
ਜਉਨ ਜਉਨ ਜਿਹ ਭਾਤਿ ਬਿਚਾਰਾ। ਤਉਨੈ ਕਾਛਿ ਕਾਛਿ ਅਨੁਹਾਰਾ। ੧੫੪।

ਭਾਤਿ ਭਾਤਿ ਤਿਨਿ ਕੀਨੋ ਰਾਜਾ। ਦੇਸ ਦੇਸ ਕੇ ਜੀਤਿ ਸਮਾਜਾ।  
ਭਾਤਿ ਭਾਤਿ ਕੇ ਦੇਸ ਛਿਨਾਏ। ਪੈਗ ਪੈਗ ਪਰ ਜਗਿ ਕਰਾਏ। ੧੫੫।

ਪਗ ਪਗ ਜਗਿ ਖੰਭ ਕਹੁ ਗਾਡਾ। ਡਗ ਡਗ ਹੋਮ ਮੰਤ੍ਰ ਕਰਿ ਛਾਡਾ।  
ਐਸੀ ਧਰਾ ਨ ਦਿਖੀਅਤ ਕੋਈ। ਜਗਿ ਖੰਭ ਜਿਹ ਠਉਰ ਨ ਹੋਈ। ੧੫੬।

ਗਵਾਲੰਤ ਬਹੁ ਜਗ ਕਰੇ ਬਰ। ਬ੍ਰਹਮਣ ਬੋਲਿ ਬਿਸੇਖ ਧਰਮਧਰ।  
ਬਾਜਮੇਧ ਬਹੁ ਬਾਰਨ ਕੀਨੋ। ਭਾਤਿ ਭਾਤਿ ਭੂਯ ਕੇ ਰਸ ਲੀਨੋ। ੧੫੭।

ਗਜਾ ਮੇਧ ਬਹੁ ਕਰੇ ਜਗਿ ਤਿਹ। ਅਜਾ ਮੇਧ ਤੇ ਸਕੈ ਨ ਗਨ ਕਿਹ।  
ਗਵਾਲੰਤ ਕਰਿ ਬਿਬਿਧ ਪ੍ਰਕਾਰੰ। ਪਸੁ ਅਨੇਕ ਮਾਰੇ ਤਿਹ ਬਾਰੰ। ੧੫੮।

ਰਾਜਸੂਆ ਕਰਿ ਬਿਬਿਧ ਪ੍ਰਕਾਰੰ। ਦੁਤੀਆ ਇੰਦ੍ਰ ਰਘੁ ਰਾਜ ਅਪਾਰੰ।  
ਭਾਤਿ ਭਾਤਿ ਕੇ ਬਿਧਵਤ ਦਾਨਾ। ਭਾਤਿ ਭਾਤਿ ਕਰ ਤੀਰਥ ਨਾਨਾ। ੧੫੯।

ਸਰਬ ਤੀਰਥ ਪਰਿ ਪਾਵਰ ਬਣਾ। ਅਨਛੇਤ੍ਰ ਘਰਿ ਘਰਿ ਮੈ ਸਾਂਧਾ।  
ਆਸਾਵੰਤ ਕੁਝੁ ਕੋਈ ਆਵੈ। ਤਤਛਿਨ ਮੁਖ ਮੰਗੈ ਸੋ ਪਾਵੈ। ੧੬੦।

ਭੂਖ ਨਾਂਗ ਕੋਈ ਰਹਨ ਨ ਪਾਵੈ। ਭੂਪਤਿ ਹੁਐ ਕਰਿ ਰੰਕ ਸਿਧਾਵੈ।  
ਬਹੁਰ ਦਾਨ ਕਹ ਕਰ ਨ ਪਸਾਰਾ। ਏਕ ਬਾਰਿ ਰਘੁ ਰਾਜ ਨਿਹਾਰਾ। ੧੬੧।

ਸੂਰਣ ਦਾਨ ਦੇ ਬਿਬਿਧ ਪ੍ਰਕਾਰਾ। ਰੁਕਮ ਦਾਨ ਨਹੀ ਪਾਇਤ ਪਾਰਾ।  
ਸਾਜਿ ਸਾਜਿ ਬਹੁ ਦੀਨੇ ਬਾਜਾ। ਜਨ ਸਭ ਕਰੇ ਰੰਕ ਰਘੁ ਰਾਜਾ। ੧੬੨।

ਹਸਤ ਦਾਨ ਅਰ ਉਸਟਨ ਦਾਨਾ। ਗਊ ਦਾਨ ਬਿਧਵਤ ਇਸਨਾਨਾ।  
ਹੀਰ ਚੀਰ ਦੇ ਦਾਨ ਅਪਾਰਾ। ਮੋਹ ਸਬੈ ਮਹਿ ਮੰਡਲ ਡਾਰਾ। ੧੬੩।

ਬਿਪਤਾ ਵਿਚ ਗ੍ਰਹਿਆਂ ਨੇ ਉਸ ਨੂੰ ਬਿਪਤਾ ਦੇ ਵਿਨਾਸਕ ਵਜੋਂ ਸਮਝਿਆ ਅਤੇ  
ਬਲੀ ਰਜੇ ਨੇ ਬਾਵਨ (ਅਵਤਾਰ) ਵਜੋਂ ਪਛਾਣ ਕੀਤਾ। ਸਿਵ ਦੇ ਉਪਾਸਕਾਂ ਨੇ ਸਿਵ  
ਰੂਪ ਵਿਚ ਵੇਖਿਆ ਅਤੇ ਬਿਆਸ ਨੇ ਪਰਾਸਰ ਦੇ ਸਮਾਨ ਸਮਝਿਆ। ੧੫੫।

ਬ੍ਰਾਹਮਣਾਂ ਨੇ ਵੇਦ ਸਰੂਪ ਕਰ ਕੇ ਵਰਣਨ ਕੀਤਾ ਅਤੇ ਛੜ੍ਹਿਆਂ ਨੇ ਯੁੱਧ ਰੂਪ  
ਕਰ ਕੇ ਜਾਣਿਆ। ਜੋ ਜੋ ਜਿਸ ਤਰ੍ਹਾਂ ਨਾਲ ਵਿਚਾਰ ਕਰਦਾ ਸੀ, ਉਸ (ਉਸ) ਨੇ (ਉਸ  
ਨੂੰ ਆਪਣੀ) ਦ੍ਰਿਸ਼ਟੀ ਅਨੁਰੂਪ ਸੋਚਿਆ। ੧੫੬।

ਉਸ ਨੇ ਤਰ੍ਹਾਂ ਤਰ੍ਹਾਂ ਦਾ ਰਾਜ ਕੀਤਾ ਅਤੇ ਦੇਸ ਦੇਸਾਂਤਰਾਂ ਦੇ (ਰਾਜ) ਸਮਾਜ ਨੂੰ  
ਜਿਤ ਲਿਆ। (ਉਸ ਨੇ) ਭਾਂਤ ਭਾਂਤ ਦੇ ਦੇਸ ਖੋਹ ਲਏ ਅਤੇ ਕਦਮ ਕਦਮ ਉਤੇ ਯੱਗ  
ਕਰਵਾਏ। ੧੫੭।

ਕਦਮ ਕਦਮ ਉਤੇ ਯੱਗ ਦੇ ਖੰਭਿਆਂ ਨੂੰ ਗਡਿਆ ਅਤੇ ਪੈਰ ਪੈਰ ਉਤੇ ਮੰਤਰਾਂ  
ਸਾਹਿਤ ਹੋਮ ਕਰਵਾ ਦਿੱਤੇ। ਅਜਿਹੀ ਕੋਈ ਵੀ ਧਰਤੀ ਨਹੀਂ ਦਿਖਦੀ ਜਿਥੇ ਯੱਗ ਦਾ  
ਖੰਭਾ ਨ ਗਡਿਆ ਗਿਆ ਹੋਵੇ। ੧੫੮।

ਬਹੁਤ ਸਾਰੇ ਸ੍ਰੇਸ਼ਠ ਗੋਮੇਧ ('ਗਵਾਲੰਤ') ਯੱਗ ਕੀਤੇ ਅਤੇ ਵਿਸ਼ੇਸ਼ ਧਰਮਧਾਰੀ  
(ਬ੍ਰਾਹਮਣ) ਬੁਲਾ ਲਏ। ਬਹੁਤ ਵਾਰ ਆਸੂਮੇਧ ਯੱਗ ਕੀਤੇ ਅਤੇ ਭਾਂਤ ਭਾਂਤ ਦੇ ਭੂਮੀ ਦੇ  
ਰਸ ਮਾਣੇ। ੧੫੮।

ਉਸ ਨੇ ਬਹੁਤ ਵਾਰ ਗਜ-ਮੇਧ ਯੱਗ ਕੀਤੇ ਅਤੇ ਅਜਾ-ਮੇਧ (ਬਕਰੇ ਦੀ ਬਲੀ  
ਵਾਲੇ) ਯੱਗ ਕਿਤਨੇ ਕੀਤੇ, (ਉਨ੍ਹਾਂ ਦੀ) ਗਿਣਤੀ ਨਹੀਂ ਹੋ ਸਕਦੀ। ਅਨੇਕ ਤਰ੍ਹਾਂ ਦੇ ਗੋਮੇਧ  
ਯੱਗ ਕੀਤੇ ਅਤੇ ਉਨ੍ਹਾਂ ਅਵਸਰਾਂ ਉਤੇ ਬਹੁਤ ਪਸੂ ਮਾਰੇ ਗਏ। ੧੫੯।

ਅਨੇਕ ਤਰ੍ਹਾਂ ਦੇ ਰਾਜਸੂ ਯੱਗ ਕੀਤੇ (ਜਿਸ ਦੇ ਫਲਸਹੁਪ) ਮਹਾਨ ਰਘੂਰਾਜ ਨੂੰ  
ਦੂਜਾ ਇੰਦਰ ਮੰਨਿਆ ਜਾਣ ਲਗਿਆ। ਭਾਂਤ ਭਾਂਤ ਦੇ ਵਿਧੀ ਪੂਰਵਕ ਦਾਨ ਦਿੱਤੇ ਅਤੇ  
ਭਾਂਤ ਭਾਂਤ ਦੇ ਤੀਰਥ ਇਸ਼ਨਾਨ ਕੀਤੇ। ੧੬੧।

ਸਾਰਿਆਂ ਤੀਰਥਾਂ ਉਤੇ ਪੱਕੀਆਂ ਪੌੜੀਆਂ ('ਪਾਵਰ') ਬਣਵਾਈਆਂ ਅਤੇ ਘਰ ਘਰ  
ਵਿਚ ਅੰਨ ਦਾ ਛੇਤਰ ਬਣਾ ਦਿੱਤਾ (ਅਰਥਾਤ ਅੰਨ ਦੇ ਭੰਡਾਰ ਭਰ ਦਿੱਤੇ)। ਜੇ ਕੋਈ  
ਆਸਾਵੰਤ ਕਿਧਰੋਂ ਆਉਂਦਾ ਤਾਂ ਉਸੇ ਵੇਲੇ ਉਹ ਮੂੰਹ ਮੰਗਿਆ (ਪਦਾਰਥ) ਪ੍ਰਾਪਤ  
ਕਰਦਾ। ੧੬੨।

ਭੁਖਾ ਅਤੇ ਨੰਗਾ ਕੋਈ ਰਿਹਾ ਨਹੀਂ ਸੀ ਅਤੇ ਭਿਖਾਰੀ ਵੀ ਰਾਜਾ ਬਣ ਕੇ ਪਰਤਦਾ  
ਸੀ। ਫਿਰ (ਉਸ ਨੇ) ਕਿਸੇ ਅਗੇ ਦਾਨ ਮੰਗਣ ਲਈ ਹੱਥ ਨਹੀਂ ਪਸਾਰਿਆ (ਜਿਸ ਨੇ)  
ਇਕ ਵਾਰ ਰਘੂਰਾਜ ਦੇ ਦਰਸ਼ਨ ਕਰ ਲਏ। ੧੬੩।

ਅਨੇਕ ਤਰ੍ਹਾਂ ਨਾਲ ਸੋਨੇ ਦਾ ਦਾਨ ਦਿੱਤਾ ਅਤੇ ਚਾਂਦੀ ਦੇ ਦਾਨ ਦਾ ਤਾਂ ਕੋਈ  
ਅੰਤ ਹੀ ਨਹੀਂ ਪਾਇਆ ਜਾ ਸਕਦਾ। ਸਜਾ ਸਜਾ ਕੇ ਬਹੁਤ ਸਾਰੇ ਘੋੜੇ (ਦਾਨ ਦਿੱਤੇ)  
(ਇੰਜ ਪ੍ਰਤੀਤ ਹੁੰਦਾ ਹੈ) ਮਾਨੇ ਰਘੁ ਨੇ ਸਭ ਰੰਕਾਂ ਨੂੰ ਰਾਜਾ ਬਣਾ ਦਿੱਤਾ ਹੋਵੇ। ੧੬੪।

ਹਾਥੀਆਂ ਦਾ ਦਾਨ, ਉਠਾਂ ਦਾ ਦਾਨ, ਗਊਆਂ ਦਾ ਦਾਨ ਅਤੇ ਮਰਯਾਦਾ ਅਨੁਸਾਰ  
ਇਸ਼ਨਾਨ, ਹੀਰਿਆਂ ਅਤੇ ਬਸਤ੍ਰਾਂ ਦੇ ਅਪਾਰ ਦਾਨ ਕੀਤੇ। (ਇਸ ਤਰ੍ਹਾਂ ਕਰ ਕੇ ਰਘੂਰਾਜੇ  
ਨੇ) ਪ੍ਰਿਚਵੀ ਮੰਡਲ ਵਿਚ ਰਹਿਣ ਵਾਲਿਆਂ ਸਾਰਿਆਂ ਨੂੰ ਮੋਹ ਲਿਆ। ੧੬੫।

ਬਾਜੀ ਦੇਤ ਗਜਨ ਕੇ ਦਾਨਾ। ਭਾਤਿ ਭਾਤਿ ਦੀਨਨ ਸਨਮਾਨਾ।  
ਦੂਖ ਭੁਖ ਕਹੁੰ ਨ ਸੰਤਾਵੈ। ਜੋ ਮੁਖ ਮਾਂਗੈ ਵਹ ਬਰੁ ਪਾਵੈ। ੧੯੬।

ਦਾਨ ਸੀਲ ਕੋ ਜਾਨ ਪਹਾਰਾ। ਦਇਆ ਸਿੰਘ ਰਘੁ ਰਾਜ ਭੁਆਰਾ।  
ਸੁੰਦਰ ਮਹਾ ਧਨੁਖ ਧਰ ਆਛਾ। ਜਨੁ ਅਲਿਪਨਚ ਕਾਛ ਤਨ ਕਾਛਾ। ੧੯੭।

ਨਿਤ ਉਠਿ ਕਰਤ ਦੇਵ ਕੀ ਪੂਜਾ। ਭੁਲ ਗੁਲਾਬ ਕੇਵੜਾ ਕੂਜਾ।  
ਚਰਨ ਕਮਲ ਨਿਤ ਸੀਸ ਲਗਾਵੈ। ਪੂਜਨ ਨਿਤ ਚੰਡਿਕਾ ਆਵੈ। ੧੯੮।

ਧਰਮ ਰੀਤਿ ਸਬ ਠੌਰ ਚਲਾਈ। ਜੜ੍ਹ ਤੜ੍ਹ ਸੁਖ ਬਸੀ ਲੁਗਾਈ।  
ਭੂਖ ਨਾਂਗ ਕੋਈ ਕਹੁੰ ਨ ਦੇਖਾ। ਉੱਚ ਨੀਚ ਸਬ ਧਨੀ ਬਿਸੇਖਾ। ੧੯੯।

ਜਹ ਤਹ ਧਰਮ ਧੂਜਾ ਫ਼ਹਰਾਈ। ਚੋਰ ਜਾਰ ਨਹ ਦੇਤ ਦਿਖਾਈ।  
ਜਹ ਤਹ ਯਾਰ ਚੋਰ ਚੁਨਿ ਮਾਰਾ। ਏਕ ਦੇਸਿ ਕਹੁੰ ਰਹੈ ਨ ਪਾਰਾ। ੧੨੦।

ਸਾਧ ਓਰਿ ਕੋਈ ਦਿਸਟਿ ਨ ਪੇਖਾ। ਐਸ ਰਾਜ ਰਘੁ ਰਾਜ ਬਿਸੇਖਵਾ।  
ਚਾਰੋ ਦਿਸਾ ਚਕ੍ਰ ਫ਼ਹਰਾਵੈ। ਪਾਪਿਨ ਕਾਟਿ ਮੂੰਡ ਫਿਰਿ ਆਵੈ। ੧੨੧।

ਗਾਇ ਸਿੰਘ ਕਹੁ ਚੂਧ ਪਿਲਾਵੈ। ਸਿੰਘ ਗਊ ਕਹ ਘਾਸੁ ਚੁਗਾਵੈ।  
ਚੋਰ ਕਰਤ ਧਨ ਕੀ ਰਖਵਾਰਾ। ਤ੍ਰਾਸ ਮਾਰਿ ਕੋਈ ਹਾਥੁ ਨ ਡਾਰਾ। ੧੨੨।

ਨਾਰਿ ਪੁਰਖ ਸੋਵਤ ਇਕ ਸੇਜਾ। ਹਾਥ ਪਸਾਰ ਨ ਸਾਕਤ ਰੇਜਾ।  
ਪਾਵਕ ਪ੍ਰਿਤ ਇਕ ਠਉਰ ਰਖਾਏ। ਰਾਜ ਤ੍ਰਾਸ ਤੇ ਢਰੈ ਨ ਪਾਏ। ੧੨੩।

ਚੋਰ ਸਾਧ ਏਕ ਸਿਧਾਰੈ। ਤ੍ਰਾਸ ਤ੍ਰਸਤ ਕਰ ਕੋਈ ਨ ਡਾਰੈ।  
ਗਾਇ ਸਿੰਘ ਇਕ ਖੇਤ ਫਿਰਾਹੀ। ਹਾਥ ਚਲਾਇ ਸਕਤ ਕੋਈ ਨਾਹੀ। ੧੨੪।

ਇਹ ਬਿਧਿ ਰਾਜੁ ਕਰਯੋ ਰਘੁ ਰਾਜਾ। ਦਾਨ ਨਿਸਾਨ ਚਹੁੰ ਦਿਸ ਬਾਜਾ।  
ਚਾਰੋ ਦਿਸਾ ਬੈਠ ਰਖਵਾਰੇ। ਮਹਾਬੀਰ ਅਤੁ ਰੂਪ ਉਜਿਆਰੇ। ੧੨੫।

ਬੀਸ ਸਹੰਸ ਬਰਖ ਪਰਮਾਨਾ। ਰਾਜੁ ਕਰਾ ਦਸ ਚਾਰ ਨਿਧਾਨ।  
ਭਾਤਿ ਅਨੇਕ ਕਰੇ ਨਿਤ ਧਰਮਾ। ਔਰ ਨ ਸਕੈ ਐਸ ਕਰਮਾ। ੧੨੬।

ਘੋੜਿਆਂ ਅਤੇ ਹਾਥੀਆਂ ਦਾ ਦਾਨ ਦਿੱਤਾ ਅਤੇ ਭਾਂਤ ਭਾਂਤ ਦਾ ਦੀਨਾਂ ਦੁਖੀਆਂ  
ਦਾ ਸਨਮਾਨ ਕੀਤਾ। ਕਿਸੇ ਨੂੰ ਵੀ ਭੁਖ ਦਾ ਦੁਖ ਨਹੀਂ ਸਤਾਉਂਦਾ ਸੀ। ਮੂੰਹੋਂ ਜੋ ਕੁਝ  
ਵੀ ਕੋਈ ਮੰਗੇਦਾ ਸੀ, ਉਹੀ ਵਰ ਪ੍ਰਾਪਤ ਕਰ ਲੈਂਦਾ ਸੀ। ੧੯੮।

ਰਾਜਾ ਰਘੁਰਾਜ ਦਾਨ ਅਤੇ ਚੰਗੇ ਸੁਭਾ ਦਾ ਪਹਾੜ ਜਾਣਿਆ ਜਾਂਦਾ ਸੀ ਅਤੇ  
ਦਇਆ ਦਾ ਸੁੰਦਰ (ਪ੍ਰਤੀਤ ਹੁੰਦਾ ਸੀ)। (ਉਹ) ਬਹੁਤ ਸੁੰਦਰ ਅਤੇ ਸ੍ਰੇਸ਼ਠ ਧਨੁਸ਼ਧਾਰੀ  
ਸੀ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਕਾਮ ਦੇਵ ('ਅਲਿਪਨਚ') ਨੇ ਹੀ ਸੁੰਦਰ ਰੂਪ  
ਬਣਾਇਆ ਹੋ ਵੇ। ੧੯੯।

ਨਿਤ ਉਠ ਕੇ ਕੇਵੜੇ ਅਤੇ ਗੁਲਾਬ ਦੇ ਭੁਲਾਂ ਅਤੇ ਮਿਸ਼ਰੀ ਨਾਲ ਦੇਵ-ਪੂਜਾ  
ਕਰਦਾ ਸੀ। (ਦੇਵੀ ਦੇ) ਚਰਨ ਕਮਲਾਂ ਉਤੇ ਸੀਸ ਲਗਾਉਂਦਾ ਸੀ ਅਤੇ ਨਿਤ ਚੰਡੀ ਦੀ  
ਪੂਜਾ ਕਰਨ ਲਈ (ਮੰਦਿਰ ਵਿਚ) ਆਉਂਦਾ ਸੀ। ੧੯੮।

ਸਭ ਥਾਂ (ਉਸ ਨੇ) ਧਰਮ ਦੀ ਰੀਤ ਚਲਾਈ ਹੋਈ ਸੀ। ਜਿਥੇ ਕਿਥੇ ਪ੍ਰਜਾ ਸੁਖ  
ਨਾਲ ਵਸਦੀ ਸੀ। ਕਿਤੇ ਕੋਈ ਭੁਖ ਨੰਗਾ ਨਹੀਂ ਦਿਸਦਾ ਸੀ। ਉੱਚ ਅਤੇ ਨੀਚ ਵਿਸ਼ੇਸ਼  
ਰੂਪ ਵਿਚ ਧਨਵਾਨ ਸਨ। ੧੯੯।

ਜਿਥੇ ਕਿਥੇ ਧਰਮ ਧੂਜਾਵਾਂ ਝੂਲਦੀਆਂ ਸਨ। ਚੋਰ ਅਤੇ ਯਾਰ (ਕਿਤੇ ਵੀ) ਵਿਖਾਈ  
ਨਹੀਂ ਦਿੰਦੇ ਸਨ। ਜਿਥੇ ਕਿਥੇ ਚੁਣ ਚੁਣ ਕੇ ਚੋਰ ਅਤੇ ਯਾਰ ਮਾਰ ਦਿੱਤੇ ਸਨ ਅਤੇ ਸਾਰੇ  
ਦੇਸ਼ ਵਿਚ ਕਿਤੇ ਕੋਈ ਇਕ ਵੀ ਰਹਿ ਨਹੀਂ ਪਾਇਆ ਸੀ। ੧੨੦।

ਸਾਧ (ਲੋਕਾਂ) ਵਲ ਕੋਈ ਅੱਖ ਚੁਕ ਕੇ ਨਹੀਂ ਵੇਖਦਾ ਸੀ। ਇਸ ਤਰ੍ਹਾਂ ਦਾ ਰਘੁਰਾਜ  
ਦਾ ਵਿਸ਼ੇਸ਼ ਰਾਜ ਸੀ। ਚੌਹਾਂ ਪਾਸੇ (ਉਸ ਦੇ ਸ਼ਾਸਨ ਦਾ) ਚੱਕਰ ਫਿਰਦਾ ਸੀ ਜੋ ਪਾਪੀਆਂ  
ਦੇ ਸਿਰ ਕਟ ਕੇ ਪਰਤ ਆਉਂਦਾ ਸੀ। ੧੨੧।

ਗਊ ਸ਼ੇਰ (ਦੇ ਬੱਚੇ) ਨੂੰ ਦੁੱਧ ਚੁੰਘਾਉਂਦੀ ਸੀ ਅਤੇ ਸ਼ੇਰ ਗਊ ਨੂੰ ਘਾਹ ਚਰਾਉਂਦਾ  
ਸੀ। ਚੋਰ ਧਨ ਦੀ ਰਾਖੀ ਕਰਦਾ ਸੀ ਅਤੇ ਸਜ਼ਾ ਦੇ ਡਰ ਕਰ ਕੇ ਕੋਈ (ਕਿਸੇ ਦੇ ਧਨ  
ਨੂੰ) ਰੱਖ ਨਹੀਂ ਸੀ ਪਾਉਂਦਾ। ੧੨੨।

ਨਾਰੀ ਅਤੇ ਪੁਰਸ਼ ਇਕ ਸੇਜ ਉਤੇ ਸੌਂਦੇ ਸਨ, ਪਰ (ਬਿਨਾ ਇਸਤਰੀ ਦੀ ਇੱਛਾ  
ਦੇ ਪੁਰਸ਼) ਜ਼ਰਾ ਜਿੰਨਾ ਵੀ ਰੱਖ ਨਹੀਂ ਪਸਾਰ ਸਕਦਾ ਸੀ। ਅੱਗ ਅਤੇ ਘਿਊ ਨੂੰ ਇਕ  
ਥਾਂ ਰਖਿਆ ਜਾਂਦਾ ਸੀ, ਪਰ ਰਾਜੇ ਦੇ ਡਰ ਕਰ ਕੇ (ਘਿਊ) ਪੰਘਰਦਾ ਨਹੀਂ ਸੀ। ੧੨੩।

ਚੋਰ ਅਤੇ ਸਾਧ ਇਕੋ ਰਸਤੇ ਉਤੇ ਚਲਦੇ ਸਨ (ਪਰ ਰਾਜੇ ਦੇ) ਪ੍ਰਕੋਪ ਤੋਂ  
ਡਰਦਿਆਂ ਕੋਈ ਹੱਥ ਨਹੀਂ ਸੀ ਪਾਂਦਾ। ਗਊ ਅਤੇ ਸ਼ੇਰ ਇਕ ਖੇਤ ਵਿਚ ਫਿਰਦੇ ਸਨ,  
ਪਰ ਕੋਈ ਵੀ ਹੱਥ ਨਹੀਂ ਚਲਾ ਸਕਦਾ ਸੀ (ਅਰਥਾਤ--ਮਨ ਆਈ ਨਹੀਂ ਕਰ ਸਕਦਾ  
ਸੀ।) ੧੨੪।

ਇਸ ਤਰ੍ਹਾਂ ਰਘੁਰਾਜ ਨੇ ਰਾਜ ਕੀਤਾ ਅਤੇ ਉਸ ਦੀ ਦਾਨਸ਼ੀਲਤਾ ਦਾ ਧੋਂਸਾ ਚੌਹਾਂ  
ਪਾਸੇ ਵਜਦਾ ਰਿਹਾ। ਚੌਹਾਂ ਪਾਸਿਆਂ ਵਲ ਰਖਵਾਲੇ ਬੈਠੇ ਹੋਏ ਸਨ, ਜੋ ਬਹੁਤ ਬਲਵਾਨ  
ਅਤੇ ਉਜਸਵੀ ਸਰੂਪ ਵਾਲੇ ਸਨ। ੧੨੫।

ਵੀਹ ਹਜ਼ਾਰ ਸਾਲਾਂ ਤਕ ਚੌਂਦਾਂ ਵਿਦਿਆਵਾਂ ਦੇ ਖੜਾਨੇ (ਰਘੁਰਾਜ) ਨੇ ਰਾਜ  
ਕੀਤਾ। ਉਸ ਨੇ ਅਨੇਕ ਤਰ੍ਹਾਂ ਦੇ ਨਿੱਤ ਧਰਮ ਕੀਤੇ। ਇਸ ਤਰ੍ਹਾਂ ਦੇ ਕਰਮ ਹੋਰ ਕੋਈ ਵੀ  
ਕਰ ਨਹੀਂ ਸਕਦਾ ਸੀ। ੧੨੬।

## ਪਾਧੜੀ ਛੰਦ

ਇਹੁ ਭਾਤਿ ਰਾਜੁ ਰਘੁਰਾਜੁ ਕੀਨ। ਗਜ ਬਾਜ ਸਾਜ ਦੀਨਾਨ ਦੀਨ।  
ਨਿਪ ਜੀਤਿ ਜੀਤਿ ਲਿਨੇ ਅਪਾਰ। ਕਰਿ ਖੰਡ ਖੰਡ ਖੰਡੇ ਗੜਵਾਰ। ੧੨੧।

ਇਤਿ ਰਘੁ ਰਾਜ ਸਮਾਤਹਿ। ੯। ੪।

## ਅਥ ਅਜ ਰਾਜਾ ਕੋ ਰਾਜ ਕਥਨ

## ਪਾਧੜੀ ਛੰਦ

ਡੁਨਿ ਭਏ ਰਾਜ ਅਜਰਾਜ ਬੀਰ। ਜਿਨਿ ਭਾਤਿ ਭਾਤਿ ਜਿਤੇ ਪ੍ਰਬੀਰ।  
ਕਿਨੇ ਖਰਾਬ ਖਾਨੇ ਖਵਾਸ। ਜਿਤੇ ਮਹੀਪ ਤੋਰੇ ਮਵਾਸ। ੧।

ਜਿਤੇ ਆਜੀਤ ਮੁੰਡੇ ਅਮੁੰਡ। ਖੰਡੇ ਅਖੰਡ ਕਿਨੇ ਘੰਡ।  
ਦਸ ਚਾਰਿ ਚਾਰਿ ਬਿਦਿਆ ਨਿਧਾਨ। ਅਜਰਾਜ ਰਾਜ ਰਾਜਾ ਮਹਾਨ। ੨।

ਸੂਰਾ ਸੁਬਾਹ ਜੋਧਾ ਪ੍ਰਚੰਡ। ਸੂਤਿ ਸਰਬ ਸਾਸਤ੍ਰ ਬਿਦਿਆ ਉਦੰਡ।  
ਮਾਨੀ ਮਹਾਨ ਸੁੰਦਰ ਸਰੂਪ। ਅਵਿਲੋਕ ਜਾਸੁ ਲਾਜੰਤ ਭੂਪ। ੩।

ਰਾਜਾਨ ਰਾਜ ਰਾਜਾਧਿਰਾਜ। ਗਿਹ ਭਰੇ ਸਰਬ ਸੰਪਤਿ ਸਮਾਜ।  
ਅਵਿਲੋਕ ਰੂਪ ਰੀਝੰਤ ਨਾਰਿ। ਸੂਤਿ ਦਾਨ ਸੀਲ ਬਿਦਿਆ ਉਦਾਰ। ੪।

ਜੋ ਕਹੋ ਕਥਾ ਬਾਢੰਤ ਗ੍ਰੰਥ। ਸੁਣਿ ਲੇਹੁ ਮਿਤ੍ਰ ਸੰਛੇਪ ਕੰਬ।  
ਬੈਦਰਭ ਦੇਸਿ ਰਾਜਾ ਸੁਬਾਹ। ਚੰਪਾਵਤੀ ਸੁ ਗ੍ਰਿਹ ਨਾਰਿ ਤਾਹਿ। ੫।

ਤਿਹ ਜਈ ਏਕ ਕਨਿਆ ਅਪਾਰ। ਤਿਹ ਮਤੀਇੰਦ੍ਰ ਨਾਮਾ ਉਦਾਰ।  
ਜਬ ਭਈ ਜੋਗ ਬਰ ਕੇ ਕੁਮਾਰਿ। ਤਬ ਕੀਨ ਬੈਠਿ ਰਾਜਾ ਬਿਚਾਰਿ। ੬।

ਲਿਨੇ ਬੁਲਾਇ ਨਿਪ ਸਰਬ ਦੇਸਾ ਧਾਏ ਸੁਬਾਹ ਲੈ ਦਲ ਅਸੇਸ।  
ਮੁਖ ਭਈ ਆਨਿ ਸਰਸੂਤੀ ਆਪੁ। ਜਿਹਿ ਜਪਤ ਲੋਗ ਮਿਲਿ ਸਰਬ ਜਪੁ। ੭।

ਤਬ ਦੇਸ ਦੇਸ ਕੇ ਰੂਪ ਆਨਿ। ਕਿਨੋ ਪ੍ਰਣਾਮ ਰਾਜਾ ਮਹਾਨ।  
ਤਹ ਬੈਠਿ ਰਾਜ ਸੋਭੰਤ ਐਸੁ। ਜਨ ਦੇਵ ਮੰਡਲੀ ਸਮ ਨ ਤੈਸੁ। ੮।

## ਪਾਧੜੀ ਛੰਦ

ਇਸ ਤਰ੍ਹਾਂ ਰਘੁਰਾਜੁ ਨੇ ਰਾਜ ਕੀਤਾ ਸੀ ਅਤੇ ਘੋੜੇ ਤੇ ਹਾਥੀ ਸਜਾ ਕੇ ਦੀਨਾਂ  
ਅਨਾਥਾਂ ਨੂੰ ਦਾਨ ਦਿੱਤੇ ਸਨ। ਉਸ ਨੇ ਬੇਸੁਮਾਰ ਰਾਜੇ ਜਿਤ ਲਏ ਸਨ ਅਤੇ ਕਿਲ੍ਹਿਆਂ  
ਵਾਲਿਆਂ ਰਾਜਿਆਂ ਨੂੰ ਖੰਡੇ ਨਾਲ ਖੰਡ ਖੰਡ ਕਰ ਦਿੱਤਾ ਸੀ। ੧੨੨।

ਇਥੇ ਰਘੁ ਦੇ ਰਾਜ ਦੀ ਸਮਾਤਹਿ।

## ਹੁਣ ਅਜ ਰਾਜਾ ਦੇ ਰਾਜ ਦਾ ਕਥਨ

## ਪਾਧੜੀ ਛੰਦ

ਫਿਰ ਅਜਰਾਜ ਸੂਰਬੀਰ ਰਾਜਾ ਬਣਿਆ ਜਿਸ ਨੇ ਭਾਂਤ ਭਾਂਤ ਦੇ ਬਹੁਤ ਬਲਵਾਨ  
ਵੀਰ ਜਿਤ ਲਏ। (ਉਸ ਨੇ) ਕਿਤਨਿਆਂ ਦੇ ਰਣਵਾਸ ਅਤੇ ਖਾਨਦਾਨ ਨਸ਼ਟ ਕਰ ਦਿੱਤੇ  
ਅਤੇ ਰਾਜਿਆਂ ਨੂੰ ਜਿਤ ਕੇ ਘੰਡੇ ਤੌਰ ਦਿੱਤੇ (ਜਾਂ ਆਕੀ ਅਧੀਨ ਕਰ ਲਏ)। ੧।

ਨ ਜਿਤੇ ਜਾ ਸਕਣ ਵਾਲਿਆਂ ਨੂੰ ਜਿਤ ਲਿਆ ਅਤੇ ਸਿਰਲਥ (ਸੂਰਬੀਰਾਂ) ਦੇ  
ਸਿਰ ਲਾਹ ਦਿੱਤੇ। ਜਿਨ੍ਹਾਂ ਨੇ ਨ ਖੰਡੇ ਜਾ ਸਕਣ ਕਾਰਨ ਘੰਡ ਕੀਤਾ ਹੋਇਆ ਸੀ, (ਉਨ੍ਹਾਂ  
ਨੂੰ) ਖੰਡਿਤ ਕਰ ਦਿੱਤਾ। ਅਠਾਨ੍ਹਾਂ ਵਿਦਿਆਵਾਂ ਦਾ ਖਜ਼ਾਨਾ ਅਜਰਾਜ ਬਹੁਤ ਵੱਡਾ ਰਾਜਾ  
ਸੀ। ੨।

(ਉਹ) ਬਲਵਾਨ ਸੂਰਮਾ ਅਤੇ ਪ੍ਰਚੰਡ ਯੋਧਾ ਸੀ। ਵੇਦਾਂ ('ਸੂਤਿ') ਅਤੇ ਸਾਰਿਆਂ  
ਸਾਸਤ੍ਰਾਂ ਅਤੇ ਵਿਦਿਆਵਾਂ ਦਾ ਪ੍ਰਕਾਂਡ ਵਿਦਵਾਨ ਸੀ। (ਉਹ) ਬਹੁਤ ਮਾਣ (ਅਥਵਾ ਮੌਨ ਸੂਭਾ  
ਵਾਲਾ) ਅਤੇ ਬਹੁਤ ਸੁੰਦਰ ਸਰੂਪ ਵਾਲਾ ਸੀ, ਜਿਸ ਨੂੰ ਵੇਖ ਕੇ ਰਾਜੇ ਲਜਿਤ ਹੁੰਦੇ ਸਨ। ੩।

ਉਹ ਰਾਜਿਆਂ ਦੇ ਰਾਜਿਆਂ ਦਾ ਵੀ ਮਹਾਰਾਜਾ ਸੀ। (ਉਸ ਦੇ) ਘਰ (ਰਾਜ) ਸਮਾਜ  
ਦੀ ਸੰਪੱਤੀ ਨਾਲ ਭਰੇ ਹੋਏ ਸਨ। (ਉਸ ਦੇ) ਰੂਪ ਨੂੰ ਵੇਖ ਕੇ ਇਸਤਰੀਆਂ ਰੀਝ ਜਾਂਦੀਆਂ  
ਸਨ। (ਉਹ) ਵੇਦ (ਅਧਿਐਨ), ਦਾਨ (ਧਰਮ), ਸ਼ੀਲ ਅਤੇ ਵਿਦਿਆ ਵਿਚ ਬਹੁਤ ਉਦਾਰ  
ਸੁਭਾ ਵਾਲਾ ਸੀ। ੪।

ਜੇ ਕਰ (ਉਸ ਦੀ ਸਾਰੀ) ਕਥਾ ਕਹਾਂ ਤਾਂ ਗ੍ਰੰਥ ਵੱਡਾ ਹੋ ਜਾਂਦਾ ਹੈ। (ਇਸ ਲਈ  
ਹੋ) ਮਿਤਰੋ! ਸੰਖੇਪ ਵਿਚ ਹੀ ਕਥਾ ਸੁਣ ਲਵੋ। ਬੈਦਰਭ ਦੇਸ ਦਾ ਇਕ ਸੂਰਬੀਰ (ਅਥਵਾ  
'ਸੁਬਾਹੁ' ਨਾਂ ਦਾ) ਰਾਜਾ ਸੀ ਜਿਸ ਦੇ ਘਰ ਚੰਪਾਵਤੀ ਨਾਂ ਵਾਲੀ ਇਸਤਰੀ ਸੀ। ੫।

ਉਨ੍ਹਾਂ ਨੇ ਇਕ ਅਪਾਰ ਰੂਪ ਵਾਲੀ ਕੰਨਿਆ ਨੂੰ ਜਨਮ ਦਿੱਤਾ। ਉਸ ਦਾ ਬਹੁਤ  
ਸ੍ਰੇਸ਼ਠ ਇੰਦਰਮਤੀ ਨਾਂ ਸੀ। ਜਦ ਉਹ ਕੁਮਾਰੀ ਵਰ ਦੇ ਯੋਗ ਹੋਈ, ਤਦ ਰਾਜੇ ਨੇ ਬੈਠ  
ਕੇ ਵਿਚਾਰ ਕੀਤਾ। ੬।

ਸਾਰਿਆਂ ਦੇਸਾਂ ਦੇ ਰਾਜੇ ਬੁਲਾ ਲਏ ਗਏ। (ਸਾਰੇ) ਸੂਰਬੀਰ ਬੇਸੁਮਾਰ ਸੈਨਾ ਲੈ  
ਕੇ ਚਲ ਪਏ। (ਸਾਰਿਆਂ) ਦੇ ਮੁਖ ਵਿਚ ਸਰਸਵਤੀ ਆਪ ਆਣ ਬਿਰਾਜੀ ਜਿਸ ਦੇ ਜਾਪ  
ਨੂੰ ਸਾਰੇ ਲੋਕ ਮਿਲ ਕੇ ਜਪਦੇ ਹਨ। ੭।

ਤਦ ਦੇਸ ਦੇਸਾਂਤਰਾਂ ਦੇ ਰਾਜਿਆਂ ਨੇ ਆ ਕੇ (ਉਸ) ਮਹਾਨ ਰਾਜੇ ਨੂੰ ਪ੍ਰਨਾਮ ਕੀਤਾ।  
ਉਥੇ ਬੈਠ ਕੇ ਰਾਜੇ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਮਾਨੇ ਉਨ੍ਹਾਂ ਦੇ ਸਮਾਨ ਦੇਵ-ਮੰਡਲੀ  
ਵੀ ਨ ਹੋਵੇ। ੮।

ਬਾਜੰਤ ਫੌਲ ਦੁੰਦਿ ਅਪਾਰ। ਬਾਜੰਤ ਤੂਰ ਝਨਕੰਤ ਤਾਰ।  
ਸੋਭਾ ਅਪਾਰ ਬਰਨੀ ਨ ਜਾਇ। ਜਨੁ ਬੈਠਿ ਇੰਦ੍ਰ ਆਭਾ ਬਨਾਇ। ੯।

ਇਹ ਭਾਤਿ ਰਾਜ ਮੰਡਲੀ ਬੈਠਿ। ਅਵਿਲੋਕਿ ਇੰਦ੍ਰ ਜਹ ਨਾਕ ਐਠਿ।  
ਆਭਾ ਅਪਾਰ ਬਰਨੇ ਸੁ ਕਉਨ। ਹੈ ਰਹੇ ਜਛ ਗੰਧਰਬ ਮਉਨ। ੧੦।

### ਅਰਧ ਪਾਧੜੀ ਛੰਦ

ਸੋਭਤ ਸੂਰ। ਲੋਭਤ ਹੁਰ।  
ਅਫ੍ਰੀ ਅਪਾਰ। ਰਿੜੀ ਸੁ ਧਾਰ। ੧੧।  
ਗਾਵੰਤ ਗੀਤ। ਮੋਹੰਤ ਚੀਤ।  
ਮਿਲ ਦੇ ਅਸੀਸ। ਸੁਗ ਚਾਰਿ ਜੀਸ। ੧੨।  
ਬਾਜੰਤ ਤਾਰ। ਡਾਰੈ ਧਮਾਰ।  
ਦੇਵਾਨ ਨਾਰਿ। ਪੇਖਤ ਅਪਾਰ। ੧੩।  
ਕੈ ਬੇਦ ਰੀਤਿ। ਗਾਵੰਤ ਗੀਤ।  
ਸੋਭਾ ਅਨੁਪ। ਸੋਭਤ ਭੂਪ। ੧੪।  
ਬਾਜੰਤ ਤਾਰ। ਰੀਝੰਤ ਨਾਰਿ।  
ਗਾਵੰਤ ਗੀਤ। ਆਨੰਦ ਚੀਤਿ। ੧੫।

### ਉਛਾਲ ਛੰਦ

ਗਾਵਤ ਨਾਰੀ। ਬਾਜਤ ਤਾਰੀ।  
ਦੇਖਤ ਰਾਜਾ। ਦੇਵਤ ਸਾਜਾ। ੧੬।  
ਗਾਵਤ ਗੀਤੀ। ਆਨੰਦ ਚੀਤੀ।  
ਸੋਭਤ ਸੋਭਾ। ਲੋਭਤ ਲੋਭਾ। ੧੭।  
ਦੇਖਤ ਨੈਣੀ। ਭਾਖਤ ਬੈਣੀ।  
ਸੋਹਤ ਛੜੀ। ਲੋਭਤ ਅੜੀ। ੧੮।  
ਗਜਤ ਹਾਥੀ। ਸਜਤ ਸਾਥੀ।  
ਕੂਦਤ ਬਾਜੀ। ਨਾਚਤ ਤਾਜੀ। ੧੯।

ਬਾਜਤ ਤਾਲੀ। ਨਾਚਤ ਬਾਲੀ।  
ਗਾਵਤ ਗਾਬੀ। ਆਨੰਦ ਸਾਬੀ। ੨੦।  
ਕੋਕਿਲ ਬੈਣੀ। ਸੁੰਦਰ ਨੈਣੀ।  
ਗਾਵਤ ਗੀਤੀ। ਚੋਰਤ ਚੀਤੀ। ੨੧।  
ਅਛੂਣ ਭੇਸੀ। ਸੁੰਦਰ ਕੇਸੀ।  
ਸੁੰਦਰ ਨੈਣੀ। ਕੋਕਿਲ ਬੈਣੀ। ੨੨।  
ਅਦਭੁਤ ਰੂਪਾ। ਕਾਮਿਣ ਕੂਪਾ।  
ਚਾਰੁ ਪ੍ਰਹਾਸੀ। ਉਨਿਤ ਨਾਸੀ। ੨੩।

ਬੇਸੁਮਾਰ ਫੌਲ ਅਤੇ ਧੋਸੇ ਵਜਦੇ ਸਨ। ਤੁਰੀਆਂ (ਬੀਨਾਂ) ਵਜਦੀਆਂ ਸਨ ਅਤੇ  
ਤਾਰਾਂ ਝਣਕਾਰ ਕਰਦੀਆਂ ਸਨ। (ਉਸ ਦੀ) ਅਪਾਰ ਸੋਭਾ ਦਾ ਵਰਣਨ ਨਹੀਂ ਕੀਤਾ ਜਾ  
ਸਕਦਾ, ਮਾਨੋ ਇੰਦਰ ਹੀ ਫ਼ਬਿਆ ਬੈਠਾ ਹੋਵੇ।੧੦।

ਇਸ ਤਰ੍ਹਾਂ ਨਾਲ ਰਾਜ ਮੰਡਲੀ ਬੈਠੀ ਹੋਈ ਸੀ, ਜਿਸ ਨੂੰ ਵੇਖ ਕੇ ਇੰਦਰ (ਦੈਸ਼  
ਵਸ) ਨਕ ਚੜ੍ਹਉਂਦਾ ਸੀ। (ਉਸ) ਅਪਾਰ ਸੋਭਾ ਦਾ ਕੌਣ ਵਰਣਨ ਕਰ ਸਕਦਾ ਹੈ?  
(ਉਸ ਨੂੰ ਵੇਖ ਕੇ) ਯਕਸ ਅਤੇ ਗੰਧਰਬ ਵੀ ਚੁਪ ਕਰ ਕੇ ਰਹਿ ਜਾਂਦੇ ਹਨ।੧੧।

### ਅਰਧ ਪਾਧੜੀ ਛੰਦ

ਸੂਰਮੇ ਸੋਭਾਇਮਾਨ ਸਨ। (ਉਨ੍ਹਾਂ ਉਤੇ) ਹੂਰਾਂ ਲੋਭਾਇਮਾਨ ਹੋ ਰਹੀਆਂ ਸਨ। ਅਪਾਰ  
ਅਪੱਛਰਾਵਾਂ ਰੀਝ ਕੇ (ਮਨ ਵਿਚ ਉਨ੍ਹਾਂ ਨੂੰ) ਧਾਰਨ ਕਰ ਰਹੀਆਂ ਸਨ।੧੧। ਗੀਤ  
ਗਾਉਂਦੀਆਂ ਸਨ। ਚਿਤ ਨੂੰ ਮੋਹ ਰਹੀਆਂ ਸਨ। ਮਿਲ ਕੇ ਅਸੀਸ ਦਿੰਦੀਆਂ ਸਨ ਕਿ ਚਾਰ  
ਯੁਗਾਂ ਤਕ ਜੀਉਂਦੇ ਰਹੋ।੧੨।

ਤਾਲੀਆਂ ਵਜਦੀਆਂ ਸਨ। ਧਮਾਰ ਪਾਏ ਜਾ ਰਹੇ ਸਨ। ਦੇਵਤਿਆਂ ਦੀਆਂ ਬੇਸੁਮਾਰ  
ਇਸਤਰੀਆਂ ਵੇਖ ਰਹੀਆਂ ਸਨ।੧੩। ਵੇਦ ਦੀ ਰੀਤ ਨਾਲ ਗੀਤ ਗਾ ਰਹੀਆਂ ਸਨ।  
ਅਨੁਪਮ ਸੋਭਾ ਵਾਲੇ ਰਾਜੇ ਸੋਭਾਇਮਾਨ ਸਨ।੧੪।

ਤਾਲੀਆਂ ਵਜਦੀਆਂ ਸਨ। ਇਸਤਰੀਆਂ ਪ੍ਰਸੰਨ ਹੋ ਰਹੀਆਂ ਸਨ। ਗੀਤ ਗਾ  
ਰਹੀਆਂ ਸਨ। ਚਿਤ ਵਿਚ ਆਨੰਦਿਤ ਸਨ।੧੫।

### ਉਛਾਲ ਛੰਦ

ਇਸਤਰੀਆਂ ਗਾਉਂਦੀਆਂ ਸਨ। ਤਾਲੀਆਂ ਵਜਾਉਂਦੀਆਂ ਸਨ। ਰਾਜਾ ਵੇਖ ਰਿਹਾ  
ਸੀ। (ਉਨ੍ਹਾਂ ਨੂੰ) ਸਜਾਵਟ ਦੇ ਸਾਮਾਨ ਦੇ ਰਿਹਾ ਸੀ।੧੬। (ਉਹ) ਗੀਤ ਗਾਉਂਦੀਆਂ ਸਨ।  
ਚਿਤ ਵਿਚ ਆਨੰਦਿਤ ਸਨ। ਸੋਭਾ ਸਹਿਤ ਸੋਭਾਇਮਾਨ ਸਨ ਅਤੇ ਲੋਭ ਕਰ ਕੇ  
ਲੋਭਾਇਮਾਨ ਹੋ ਰਹੀਆਂ ਸਨ।੧੭।

(ਰਾਜਾ ਲੋਕ) ਅੱਖਾਂ ਨਾਲ ਵੇਖਦੇ ਸਨ। (ਮੂੰਹ ਵਿਚੋਂ) ਬਚਨ ਬੋਲਦੇ ਸਨ। ਛੜੀ  
ਸੋਭ ਰਹੇ ਸਨ। ਅਸੜਾਂ (ਵਾਲੇ ਸੂਰਮੇ) ਲੋਭੀ ਹੋ ਰਹੇ ਸਨ।੧੮।

ਹਾਥੀ ਗਰਜ ਰਹੇ ਸਨ। ਸਾਥੀ ਸਜ ਰਹੇ ਸਨ। ਘੋੜੇ ਕੁਦ ਰਹੇ ਸਨ। ਤਜੀ  
(ਨਸਲ ਦੇ ਘੋੜੇ) ਨਚ ਰਹੇ ਸਨ।੧੯।

ਤਾਲੀਆਂ ਵਜ ਰਹੀਆਂ ਸਨ। ਇਸਤਰੀਆਂ ਨਚ ਰਹੀਆਂ ਸਨ। ਗਾਥਾ ਗਾ ਰਹੀਆਂ  
ਸਨ। ਆਨੰਦ ਸਹਿਤ (ਖੁਸ਼ ਹੋ ਰਹੀਆਂ ਸਨ)।੨੦। ਕੋਇਲ ਵਰਗੇ ਬੋਲਾਂ ਵਾਲੀਆਂ ਸਨ,  
ਸੁੰਦਰ ਅੱਖਾਂ ਵਾਲੀਆਂ ਸਨ, ਗੀਤ ਗਾਉਂਦੀਆਂ ਸਨ, ਚਿਤ ਨੂੰ ਚੁਰਾ ਲੈਂਦੀਆਂ ਸਨ।੨੧।

ਅਪੱਛਰਾ ਵਰਗੇ ਰੂਪ ਵਾਲੀਆਂ ਸਨ। ਸੁੰਦਰ ਕੇਸਾਂ ਵਾਲੀਆਂ ਸਨ। ਸੁੰਦਰ ਨੈਣਾਂ  
ਵਾਲੀਆਂ ਸਨ। ਕੋਇਲ ਵਰਗੇ ਬੋਲਾਂ ਵਾਲੀਆਂ ਸਨ।੨੨। ਅਦਭੁਤ ਰੂਪ ਵਾਲੀਆਂ ਸਨ।  
ਹਾਵਾਂ ਭਾਵਾਂ ਦੀਆਂ ਖੂਰ ਸਨ। ਸੁੰਦਰ ਹਾਸੇ ਵਾਲੀਆਂ ਸਨ। ਉੱਚੇ ਨਕਾਂ ਵਾਲੀਆਂ  
ਸਨ।੨੩।

ਲਖਿ ਦੁਤਿ ਰਾਣੀ। ਲਜਿਤ ਇੰਦ੍ਰਾਣੀ।  
ਸੋਹਤ ਬਾਲਾ। ਰਾਗਣ ਮਾਲਾ। ੨੪।

## ਮੋਹਣੀ ਛੰਦ

ਗਊਰ ਸਰੂਪ ਮਹਾ ਛਥਿ ਸੋਹਤ। ਦੇਖਤ ਸੁਰ ਨਰ ਕੋ ਮਨ ਮੋਹਤ।  
ਰੀਝਤ ਤਾਕ ਬਡੇ ਨਿਪ੍ਰ ਐਸੇ। ਸੋਭਹਿੰ ਕਉਨ ਸਕੈ ਕਹਿ ਤੈਸੇ। ੨੫।

ਸੁੰਦਰ ਰੂਪ ਮਹਾ ਦੁਤਿ ਬਾਲੀਯ। ਪੇਖਤ ਰੀਝਤ ਬੀਰ ਰਸਾਲੀਯ।  
ਨਾਚਤ ਭਾਵ ਅਨੇਕ ਤ੍ਰੀਆ ਕਰਿ। ਦੇਖਤ ਸੋਭਾ ਰੀਝਤ ਸੁਰ ਨਰ। ੨੬।

ਹਿੰਸਤ ਹੈਵਰ ਚਿੰਸਤ ਹਾਥੀ। ਨਾਚਤ ਨਾਗਰਿ ਗਾਵਤ ਗਾਥੀ।  
ਰੀਝਤ ਸੁਰ ਨਰ ਮੋਹਤ ਰਾਜਾ। ਦੇਵਤ ਦਾਨ ਤੁਰੰਤ ਸਮਾਜਾ। ੨੭।

ਗਾਵਤ ਗੀਤਨ ਨਾਚਤ ਅਪਛਰਾ। ਰੀਝਤ ਰਾਜਾ ਖੀਝਤ ਅਛਰਾ।  
ਬਾਜਤ ਨਾਰਦ ਬੀਨ ਰਸਾਲੀ। ਦੇਖਤ ਦੇਵ ਪ੍ਰਭਾਸਤ ਜੂਲੀ। ੨੮।

ਆਂਜਤ ਅੰਜਨ ਸਾਜਤ ਅੰਗਾ। ਸੋਭਤ ਬਸਤ੍ਰ ਸੁ ਅੰਗ ਸੁਰੰਗਾ।  
ਨਾਚਤ ਅਛੀ ਰੀਝਤ ਰਾਉ। ਚਾਹਤ ਬਰਬੋ ਕਰਤ ਉਪਾਉ। ੨੯।

ਤਤ ਥਈ ਨਾਚੈ ਸੁਰ ਪੁਰ ਬਾਲਾ। ਰੁਣ ਝੁਣ ਬਾਜੈ ਰੰਗ ਅੰਗ ਮਾਲਾ।  
ਬਨਿ ਬਨਿ ਬੈਠੇ ਜਹ ਤਹ ਰਾਜਾ। ਦੈ ਦੈ ਡਾਰੈ ਤਨ ਮਨ ਸਾਜਾ। ੩੦।

ਜਿਹ ਜਿਹ ਦੇਖਾ ਸੋ ਸੋ ਰੀਝਾ। ਜਿਨ ਨਹੀ ਦੇਖਾ ਤਿਹ ਮਨ ਖੀਝਾ।  
ਕਰਿ ਕਰਿ ਭਾਯੰ ਤ੍ਰੀਅ ਬਰ ਨਾਚੈ। ਅਤਿਭੁਤਿ ਭਾਯੰ ਅੰਗ ਅੰਗ ਰਾਚੈ। ੩੧।

ਤਿਨ ਅਤਿਭੁਤਿ ਗਤਿ ਤਹ ਜਹ ਠਾਨੀ। ਜਹ ਤਹ ਸੋਹੈ ਮੁਨਿ ਮਨਿ ਮਾਨੀ।  
ਤਜਿ ਤਜਿ ਜੋਗੰ ਭਜਿ ਭਜਿ ਆਵੈ। ਲਖਿ ਅਤਿ ਆਭਾ ਜੀਅ ਸੁਖ ਪਾਵੈ। ੩੨।

ਰਾਣੀਆਂ ਦੀ ਸੁੰਦਰਤਾ ਨੂੰ ਵੇਖ ਕੇ ਇੰਦ੍ਰਾਣੀ ਵੀ ਲਜਿਤ ਹੋ ਰਹੀ ਸੀ। (ਉਹ)  
ਇਸਤਰੀਆਂ ਇਸ ਤਰ੍ਹਾਂ ਸੋਭਾਇਮਾਨ ਸਨ ਮਾਨੇ ਰਾਗਾਂ ਦੀ ਮਾਲਾ ਹੋਣਾ। ੨੪।

## ਮੋਹਣੀ ਛੰਦ

ਗੌਰੀ (ਪਾਰਬਤੀ) ਦੇ ਸਰੂਪ ਵਾਲੀਆਂ ਦੀ ਛਥੀ ਬਹੁਤ ਸੋਭਾਸ਼ਾਲੀ ਸੀ। ਵੇਖਣ  
'ਤੇ ਦੇਵਤਿਆਂ ਅਤੇ ਮਨੁਖਾਂ ਦੇ ਮਨ ਨੂੰ ਮੋਹ ਲੈਂਦੀਆਂ ਸਨ। (ਉਨ੍ਹਾਂ ਨੂੰ) ਵੇਖ ਕੇ ਵੱਡੇ  
ਰਜੇ ਇਸ ਤਰ੍ਹਾਂ ਰੀਝ ਰਹੇ ਸਨ ਕਿ ਉਨ੍ਹਾਂ ਦੀ ਸੋਭਾ ਦਾ ਵਰਣਨ ਭਲਾ ਕੌਣ ਕਰ ਸਕਦਾ  
ਹੈ। ੨੫।

(ਉਹ) ਇਸਤਰੀਆਂ ਮਹਾਨ ਸਰੂਪ ਅਤੇ ਚਮਕ ਵਾਲੀਆਂ ਸਨ। (ਉਨ੍ਹਾਂ ਨੂੰ) ਵੇਖ  
ਕੇ ਰਸਿਕ ਸੂਰਬੀਰ ਰੀਝ ਜਾਂਦੇ ਸਨ। ਇਸਤਰੀਆਂ ਅਨੇਕ ਹਾਵ-ਭਾਵ ਕਰ ਕੇ ਨਚਦੀਆਂ  
ਸਨ। (ਉਨ੍ਹਾਂ ਦੀ) ਸੋਭਾ ਨੂੰ ਵੇਖ ਕੇ ਦੇਵਤੇ ਅਤੇ ਮਨੁਖ ਰੀਝ ਰਹੇ ਸਨ। ੨੬।

ਘੋੜੇ ਹਿਣਕ ਰਹੇ ਸਨ, ਹਾਥੀ ਚਿੰਘਾਡ ਰਹੇ ਸਨ। ਇਸਤਰੀਆਂ ('ਨਾਗਰਿ') ਨਚ  
ਰਹੀਆਂ ਸਨ ਅਤੇ ਗਾਥਾ ਗਾ ਰਹੀਆਂ ਸਨ। (ਉਨ੍ਹਾਂ ਨੂੰ ਵੇਖ ਕੇ) ਦੇਵਤੇ ਅਤੇ ਮਨੁਖ  
ਰੀਝ ਰਹੇ ਸਨ ਅਤੇ ਰਜੇ ਮੌਹਿਰ ਹੋ ਰਹੇ ਸਨ। ਤੁਰਤ ਅਨੇਕ ਤਰ੍ਹਾਂ ਦੇ ਸਾਮਾਨ ਦਾ  
ਦਾਨ ਦੇ ਰਹੇ ਸਨ। ੨੭।

ਅੱਖਾਂ ਵਿਚ ਸੁਰਮਾ ਪਾਇਆ ਹੋਇਆ ਸੀ ਅਤੇ ਅੰਗ ਸਜੇ ਹੋਏ ਸਨ। ਸੁੰਦਰ ਅੰਗਾਂ  
ਉਤੇ ਸੁਰੰਗੇ ਬਸਤ੍ਰ ਸੋਭ ਰਹੇ ਸਨ। ਅੱਖਾਵਾਵਾਂ ਨਚਦੀਆਂ ਸਨ ਅਤੇ ਰਜੇ ਪ੍ਰਸੰਨ ਹੁੰਦੇ  
ਸਨ। (ਉਨ੍ਹਾਂ ਨੂੰ) ਵਰਨ ਦੇ ਉਪਾ ਕਰਦੇ ਸਨ। ੨੮।

'ਤਤਥਈ' ਸੁਰ ਉਤੇ ਇਸਤਰੀਆਂ ਨਚ ਰਹੀਆਂ ਸਨ। ਰੁਣ ਝੁਣ ਕਰ ਕੇ (ਸਜ਼)  
ਵਜਦੇ ਸਨ ਅਤੇ ਰਾਗ ਮਾਲਾ ਵਰਗੇ ਸੁੰਦਰ ਅੰਗ ਸਨ। ਜਿਥੇ ਕਿਥੇ ਰਜੇ ਬਣ ਠਣ  
ਕੇ ਬੈਠੇ ਸਨ ਜੋ ਤਨ ਮਨ ਅਤੇ ਸਾਜ਼ ਸਾਮਾਨ ਨੂੰ ਵਾਰੀ ਜਾ ਰਹੇ ਸਨ। ੩੦।

ਜਿਸ ਜਿਸ ਨੇ ਵੀ (ਉਨ੍ਹਾਂ ਇਸਤਰੀਆਂ ਨੂੰ) ਵੇਖਿਆ ਸੀ, ਉਹ ਰੀਝ ਗਏ ਸਨ  
ਅਤੇ ਜਿਨ੍ਹਾਂ ਨੇ ਨਹੀਂ ਵੇਖਿਆ, ਉਹ ਮਨ ਵਿਚ ਖਿਡ ਰਹੇ ਸਨ। ਹਾਵ-ਭਾਵ ਕਰ ਕੇ ਸੁੰਦਰ  
ਇਸਤਰੀਆਂ ਨਚਦੀਆਂ ਸਨ। ਅਦਭੁਤ ਭਾਵ (ਉਨ੍ਹਾਂ ਦੇ) ਅੰਗ ਅੰਗ ਵਿਚ ਰਚੇ ਹੋਏ  
ਸਨ। ੩੧।

ਉਨ੍ਹਾਂ ਦੀ ਅਦਭੁਤ ਗਤੀ ਜਿਥੇ ਕਿਥੇ ਸਥਿਰ ਹੋ ਰਹੀ ਸੀ। ਜਿਥੇ ਕਿਥੇ ਉਹ  
ਸੁਸ਼ੋਭਿਤ ਸਨ ਅਤੇ ਮੁਨੀਆਂ ਦੇ ਮਨ ਵਿਚ ਇਹ ਗੱਲ ਭਾ ਗਈ ਸੀ। (ਫਲਸਰੂਪ ਮੁਨੀ  
ਲੋਕ) ਜੋਗ ਨੂੰ ਛਡ ਛਡ ਕੇ (ਉਥੇ) ਭਜੇ ਆ ਰਹੇ ਸਨ। ਬਹੁਤ ਵੱਡੀ ਚਮਕ ਦਮਕ ਨੂੰ  
ਵੇਖ ਕੇ ਮਨ ਵਿਚ ਸੁਖ ਪ੍ਰਾਪਤ ਕਰਦੇ ਸਨ। ੩੨।

ਬਨਿ ਬਨਿ ਬੈਠੇ ਜਹ ਤਹ ਰਾਜਾ। ਜਹ ਤਹ ਸੋਭੈ ਸਭ ਸੁਭ ਸਾਜਾ।  
ਜਹ ਤਹ ਦੇਖੈ ਗੁਨਿ ਗਨ ਫੂਲੇ। ਮੁਨਿ ਮਨਿ ਛਬਿ ਲਖਿ ਤਨ ਮਨ ਭੂਲੇ। ੩੩।

‘ਤਤ ਬਿਤ ਘਨ ਮੁਖਰਸ ਸਬੈ ਬਜੈ। ਸੁਨਿ ਮਨ ਰਾਗੀ ਗੁਨਿ ਗਨ ਲਾਜੈ।  
ਜਹ ਤਹ ਗਿਰ ਗੇ ਰਿਝਿ ਰਿਝਿ ਐਸੇ। ਜਨੁ ਭਟ ਜੁੜੇ ਰਣ ਬਿਣ ਕੈਸੇ। ੩੪।

ਬਨਿ ਬਨਿ ਫੂਲੇ ਜਨੁ ਬਰ ਫੂਲੰ। ਤਨੁ ਬਰੁ ਸੋਭੈ ਜਨੁ ਧਰ ਮੂਲੰ।  
ਜਹੰ ਤਹੰ ਝੂਲੇ ਮਦ ਮਤ ਰਾਜਾ। ਜਨੁ ਮੁਰਿ ਬੋਲੈ ਸੁਨ ਘਨ ਗਾਜਾ। ੩੫।

#### ਪਾਧਰੀ ਛੰਦ

ਜਹ ਤਹ ਬਿਲੋਕਿ ਸੋਭਾ ਅਪਾਰ। ਬਨਿ ਬੈਠਿ ਸਰਬ ਰਾਜਾਧਿਕਾਰ।  
ਇਹ ਭਾਤਿ ਕਹੈ ਨਹੀਂ ਪਰਤ ਬੈਨਾ। ਲਖਿ ਨੈਨ ਰੂਪਿ ਰੀਝਿਤ ਨੈਨ। ੩੬।

ਅਵਿਲੋਕਿ ਨਾਚਿ ਐਸੇ ਸੁਰੰਗ। ਸਰ ਤਾਨਿ ਨਿ੍ਰਪਨ ਮਾਰਤ ਅਨੰਗ।  
ਸੋਭਾ ਅਪਾਰ ਬਰਣੀ ਨ ਜਾਇ। ਰੀਝਿ ਅਵਿਲੋਕਿ ਰਾਨਾ ਰੁ ਰਾਇ। ੩੭।

ਆਗਮ ਬਸੰਤ ਜਨੁ ਭਇਓ ਆਜਾ। ਇਹ ਭਾਤਿ ਸਰਬ ਦੇਖੈ ਸਮਾਜਾ।  
ਰਾਜਾਧਿਕਾਰ ਬਨਿ ਬੈਠ ਐਸਾ। ਤਿਨ ਕੇ ਸਮਾਨ ਨਹੀਂ ਇੰਦ੍ਰ ਹੈਸਾ। ੩੮।

ਇਕ ਮਾਸ ਲਾਗ ਤਹ ਭਇਓ ਨਾਚ। ਬਿਨ ਪੀਐ ਕੈਫ ਕੋਊ ਨ ਬਾਚ।  
ਜਹ ਜਹ ਬਿਲੋਕਿ ਆਭਾ ਅਪਾਰ। ਤਹ ਤਹ ਸੁ ਰਾਜ ਰਾਜਨ ਕੁਮਾਰ। ੩੯।

ਲੈ ਸੰਗ ਤਾਸ ਸਾਰਸੂਤਿ ਆਪਾ। ਜਿਹ ਕੋ ਜਪੰਤ ਸਭ ਜਗਤ ਜਾਪਾ।  
ਨਿਰਖੇ ਕੁਮਾਰ ਇਹ ਸਿੰਧ ਰਾਜ। ਜਾ ਕੀ ਸਮਾਨ ਨਹੀਂ ਇੰਦ੍ਰ ਸਾਜਾ। ੪੦।

ਅਵਿਲੋਕ ਸਿੰਧ ਰਾਜ ਕੁਮਾਰ। ਨਹੀਂ ਤਾਸ ਚਿਤ ਕਿਨੋ ਸਮੁਾਰ।  
ਤਿਹ ਛਾਡਿ ਪਾਛ ਆਗੈ ਚਲੀਸੁ। ਜਨੁ ਸਰਬ ਸੋਭ ਕਰੁ ਲੀਲ ਲੀਸੁ। ੪੧।

ਪੁਨਿ ਕਹੈ ਤਾਸ ਸਾਰਸੂਤੀ ਬੈਨਾ। ਇਹ ਪਸਚਮੇਸ ਅਬ ਦੇਖ ਨੈਨਿ।  
ਅਵਿਲੋਕ ਰੂਪ ਤਾ ਕੋ ਅਪਾਰ। ਨਹੀਂ ਮਧਿ ਚਿਤਿ ਆਨਿਓ ਕੁਮਾਰ। ੪੨।

ਜਿਥੇ ਕਿਥੇ ਰਾਜੇ ਬਣ ਠਣ ਕੇ ਬੈਠੇ ਸਨ ਅਤੇ ਜਿਥੇ ਕਿਥੇ ਸਾਰੇ ਸੁਭ ਸਾਜ਼ ਸਜਾਵਟ ਨਾਲ ਸ਼ੋਭਾਇਮਾਨ ਸਨ। ਜਿਥੇ ਕਿਥੇ ਵੇਖਦੇ ਸਨ (ਤਾਂ ਉਹ ਆਪਣੇ) ਸਾਰੇ ਗੁਣਾਂ ਵਿਚ ਫੁਲ ਜਾਂਦੇ ਸਨ। (ਉਥੋਂ ਦੀ) ਛਬੀ ਨੂੰ ਵੇਖ ਕੇ ਮੁਨੀ (ਲੇਗ ਆਪਣੇ) ਮਨ ਤੋਂ ਤਨ ਮਨ ਨੂੰ ਭੂਲ ਜਾਂਦੇ ਸਨ। ੩੩।

ਤਤ, ਬਿਤ, ਘਨ, ਮੁਖਰਸ ਆਦਿ ਸਭ (ਸ਼ਬਦ) ਵਜਦੇ ਸਨ। (ਜਿਨ੍ਹਾਂ ਨੂੰ) ਸੁਣ ਕੇ ਗੁਣੀ ਰਾਗੀ ਲੋਕਾਂ ਦੇ ਮਨ ਲਜਾਵਾਨ ਹੋ ਜਾਂਦੇ ਸਨ। ਜਿਥੇ ਕਿਥੇ ਰੀਝ ਰੀਝ ਕੇ ਇਸ ਤਰ੍ਹਾਂ ਡਿਗ ਪਏ ਸਨ, ਮਾਨੋ ਰਣ-ਭੂਮੀ ਵਿਚ ਯੋਧੇ ਕਿਸੇ ਤਰ੍ਹਾਂ ਘਾਇਲ ਹੋ ਕੇ ਡਿਗ ਪਏ ਹੋਣ। ੩੪।

(ਉਥੇ ਬੈਠੇ ਰਾਜੇ) ਮਾਨੋ ਬਨ ਬਨ ਵਿਚ ਖਿੜੇ ਹੋਏ ਫੁਲ ਹੋਣ ਅਤੇ ਉਨ੍ਹਾਂ ਦੇ ਸ਼ਰੀਰ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਮਾਨੋ (ਫਲਦਾਰ ਬੂਟਿਆਂ ਦੀਆਂ) ਜੜ੍ਹਾਂ ਹੋਣ। ਜਿਥੇ ਕਿਥੇ ਸ਼ਰਾਬ ਨਾਲ ਮਸਤ ਰਾਜੇ ਫੁਲ ਰਹੇ ਸਨ, ਮਾਨੋ ਬਦਲ ਦੀ ਗਰਜ ਨੂੰ ਸੁਣ ਕੇ ਮੌਰ ਬੋਲ ਰਹੇ ਹੋਣ। ੩੫।

#### ਪਾਧਰੀ ਛੰਦ

ਜਿਥੇ ਕਿਥੇ ਅਪਾਰ ਸੋਭਾ ਵੇਖੀ ਜਾਂਦੀ ਸੀ। ਸਭ ਰਾਜਾਂ ਦੇ ਅਧਿਕਾਰੀ (ਅਰਥਾਤ ਰਾਜੇ) ਬਣ ਠਣ ਕੇ ਬੈਠੇ ਸਨ। ਇਸ ਤਰ੍ਹਾਂ ਦਾ ਵਰਣਨ ਕੀਤਾ ਨਹੀਂ ਜਾ ਸਕਦਾ। ਅੱਖਾਂ ਦੇ ਰੂਪ ਨੂੰ ਵੇਖ ਕੇ ਅੱਖਾਂ ਰੀਝ ਰਹੀਆਂ ਸਨ। ੩੬।

ਅਜਿਹੇ ਸੁੰਦਰ ਨਾਚ ਨੂੰ ਵੇਖ ਕੇ ਰਾਜਿਆਂ ਦੇ ਸ਼ਰੀਰ ਵਿਚ ਕਾਮ ਦੇਵ ਨੇ ਤੀਰ ਮਾਰਿਆ ਸੀ। ਸੋਭਾ ਅਪਾਰ ਸੀ, (ਉਸ ਦਾ) ਵਰਣਨ ਨਹੀਂ ਕੀਤਾ ਜਾ ਸਕਦਾ। ਰਾਜੇ ਅਤੇ ਰਾਣੇ (ਰੂਪ ਨੂੰ) ਵੇਖ ਕੇ ਰੀਝ ਗਏ ਸਨ। ੩੭।

(ਉਥੋਂ ਦੀ) ਸੋਭਾ ਨੂੰ ਵੇਖ ਕੇ ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਅਜ ਬਸੰਤ ਦਾ ਆਗਮਨ ਹੋ ਗਿਆ ਹੋਵੇ। ਇਸ ਤਰ੍ਹਾਂ ਨਾਲ ਰਾਜਿਆਂ ਦਾ ਸਮਾਜ ਵੇਖਿਆ ਜਾ ਰਿਹਾ ਸੀ। ਰਾਜੇ ਮਹਾਰਾਜੇ ਇਸ ਤਰ੍ਹਾਂ ਬਣ ਠਣ ਕੇ ਬੈਠੇ ਸਨ ਕਿ ਇੰਦ੍ਰ ਵੀ ਉਨ੍ਹਾਂ ਵਰਗ ਨਹੀਂ ਹੈ। ੩੮।

ਇਕ ਮਹੀਨੇ ਤਕ ਉਥੇ ਨਾਚ ਹੋਇਆ। ਸ਼ਰਾਬ ਪੀਣ ਤੋਂ ਬਿਨਾ ਕੋਈ ਵੀ ਬਚ ਨਹੀਂ ਸਕਿਆ। ਜਿਥੇ ਜਿਥੇ ਅਪਾਰ ਸੋਭਾ ਵੇਖੀ ਜਾਂਦੀ ਸੀ, ਉਥੇ ਉਥੇ ਰਾਜੇ ਅਤੇ ਰਾਜ ਕੁਮਾਰ ਸੁਸਾਜਿਤ ਹੋ ਕੇ ਬੈਠੇ ਸਨ। ੩੯।

ਜਿਸ ਸਰਸਵਤੀ ਨੂੰ ਸਾਰਾ ਜਗਤ ਜਪਦਾ ਹੈ, ਉਹ ਉਸ (ਰਾਜ ਕੁਮਾਰੀ) ਨੂੰ ਆਪ ਨਾਲ ਲੈ ਕੇ (ਰਾਜ ਸਭਾ ਵਿਚ ਆਈ)। (ਹੋ ਰਾਜ ਕੁਮਾਰੀ!) ਵੇਖੋ, ਇਹ ਸਿੰਧ ਰਾਜ ਦਾ ਕੁਮਾਰ ਹੈ ਜਿਸ ਦੀ ਸਜਾਵਟ ਵਰਗ ਇੰਦ੍ਰ ਵੀ ਨਹੀਂ। ੪੦।

ਸਿੰਧ ਦੇ ਰਾਜ ਕੁਮਾਰ ਨੂੰ ਵੇਖ ਕੇ (ਰਾਜ ਕੁਮਾਰੀ ਨੇ) ਉਸ ਨੂੰ ਮਨ ਵਿਚ ਕੋਈ ਮਹਤਵ ਨ ਦਿੱਤਾ। ਉਸ ਨੂੰ ਪਿਛੇ ਛਡ ਕੇ ਅਗੇ ਨੂੰ ਚਲੀ ਮਾਨੋ ਸਾਰੀ ਸਭਾ ਨੂੰ (ਉਸ ਨੇ) ਨਿਗਲ ਲਿਆ ਹੋਵੇ। ੪੧।

ਫਿਰ ਸਰਸਵਤੀ ਨੇ ਉਸ ਨੂੰ ਬਚਨ ਕੀਤਾ ਕਿ ਹੁਣ ਪੱਛਮ ਦੇ ਰਾਜ (ਕੁਮਾਰ) ਨੂੰ ਅੱਖਾਂ ਨਾਲ ਵੇਖੋ। ਉਸ ਦੇ ਅਪਾਰ ਰੂਪ ਨੂੰ ਵੇਖ ਕੇ (ਰਾਜ ਕੁਮਾਰੀ ਨੇ) ਉਸ ਰਾਜ ਕੁਮਾਰ ਨੂੰ ਚਿਤ ਵਿਚ ਨ ਲਿਆਉਂਦਾ। ੪੨।

## ਮਧੁਭਾਰ ਛੰਦ

ਦੇਖੋ ਕੁਮਾਰ। ਰਾਜਾ ਜੁਝਾਰ।  
ਸੁਭ ਵਾਰ ਦੇਸਾ ਸੁੰਦਰ ਸੁਬੇਸਾ। ੪੩।  
ਦੇਖਿਓ ਬਿਚਾਰ। ਰਾਜਾ ਅਪਾਰ।  
ਆਨਾ ਨ ਚਿਤਾ ਪਰਮੰ ਪਵਿਤਾ। ੪੪।  
ਤਬ ਆਗਿ ਚਾਲਾ ਸੁੰਦਰ ਸੁ ਬਾਲ।  
ਮੁਸਕਿਆਤ ਐਸਾ ਘਨਿ ਬੀਜ ਜੈਸਾ। ੪੫।  
ਨਿਪੁ ਪੇਖਿ ਰੀਝ। ਸੁਰ ਨਾਰ ਖੀਝ।  
ਬਚਿ ਤਾਸ ਜਾਨਾ ਘਟ ਆਪ ਮਾਨ। ੪੬।  
ਸੁੰਦਰ ਸਰੂਪ। ਸੌਦਰਜੁ ਭੂਪ।  
ਸੋਭਾ ਅਪਾਰ। ਸੋਭੈ ਸੁ ਧਾਰ। ੪੭।  
ਦੇਖੋ ਨਰੋਂਦ੍ਰ। ਡਾਢੇ ਮਹੋਂਦ੍ਰ।  
ਮੁਲਤਾਨ ਰਾਜਾ। ਰਾਜਾਨ ਰਾਜ। ੪੮।

## ਭੁਜੰਗ ਪ੍ਰਯਾਤ ਛੰਦ

ਚਲੀ ਛੋਡਿ ਤਾ ਕੌ ਤ੍ਰੀਆ ਰਾਜ ਐਸੇ। ਮਨੋ ਪਾਂਡੂ ਪੁੜ੍ਰੀ ਸਿਰੀ ਰਾਜ ਜੈਸੇ।  
ਖਰੀ ਮਧਿ ਰਾਜਿਸਥਲੀ ਐਸ ਸੋਹੈ। ਮਨੋ ਜਾਲ ਮਾਲਾ ਮਹਾ ਮੋਨਿ ਮੋਹੈ। ੪੯।

ਸੁਭੇ ਰਾਜਿਸਥਲੀ ਠਾਹਿ ਐਸੇ। ਮਨੋ ਚਿਤ੍ਰਕਾਰੀ ਲਿਖੀ ਚਿਤ੍ਰ ਜੈਸੇ।  
ਬਧੇ ਸੂਰਣ ਕੀ ਕਿੰਕਣੀ ਲਾਲ ਮਾਲੀ। ਸਿਖਾ ਜਾਨ ਸੋਭੇ ਨਿਪੁ ਜਗਿ ਜਾਲੀ। ੫੦।

ਕਹੇ ਬੈਨ ਸਾਰਸੂਤੀ ਪੋਖਿ ਬਾਲਾ। ਲਖੋ ਨੈਨਿ ਠਾਢੇ ਸੱਭੈ ਭੂਪ ਆਲਾ।  
ਰੁਚੈ ਚਿਤ ਜਉਨੈ ਸੁਈ ਨਾਥ ਕੀਜੈ। ਸੁਨੋ ਪ੍ਰਾਨ ਪਿਆਰੀ ਇਹੈ ਮਾਨਿ ਲੀਜੈ। ੫੧।

ਬਡੀ ਬਾਹਨੀ ਸੰਗ ਜਾ ਕੇ ਬਿਰਜੈ। ਘੁਰੈ ਸੰਗ ਭੇਰੀ ਮਹਾ ਨਾਦ ਬਾਜੈ।  
ਲਖੋ ਰੂਪ ਬੇਸੰ ਮਹਾਨੰ। ਦਿਨ ਰੈਣ ਜਾਪੈ ਸਹੰਸ਼ੁ ਭੁਜਾਨੰ। ੫੨।

ਧੂਜਾ ਮਧਿ ਜਾ ਕੇ ਬਡੇ ਸਿੰਘ ਰਾਜੈ। ਸੁਨੇ ਨਾਦ ਤਾ ਕੋ ਮਹਾ ਪਾਪ ਭਾਜੈ।  
ਲਖੋ ਪੁਰਬੀਸਿੰ ਛਿਡੀਸਿੰ ਮਹਾਨੰ। ਸੁਨੋ ਬੈਨ ਬਾਲਾ ਸੁਰੂਪੰ ਸੁ ਭਾਨੰ। ੫੩।

ਘੁਰੈ ਦੁੰਦਭੀ ਸੰਖ ਭੇਰੀ ਅਪਾਰੰ। ਬਜੈ ਦਛਨੀ ਸਰਬ ਬਾਜੰਤ੍ਰ ਸਾਰੰ।  
ਤੁਰੀ ਕਾਨਰੇ ਤੂਰ ਤਾਨੰ ਤਰੰਗੰ। ਮੁੰਚ ਝਾਇਰੰ ਨਾਇ ਨਾਦੰ ਮ੍ਰਿਦੰਗੰ। ੫੪।

## ਮਧੁਭਾਰ ਛੰਦ

(ਇਸ) ਰਾਜ ਕੁਮਾਰ ਨੂੰ ਵੇਖੋ। ਇਹ ਬਹੁਤ ਸੁਰਮਾ ਹੈ। ਸੁਭ ਦੇਸ ਵਾਲਾ ਹੈ। ਇਸ ਦਾ ਵੇਸ ਬਹੁਤ ਸੁੰਦਰ ਹੈ। (੪੩) ਵਿਚਾਰ ਪੂਰਵਕ (ਰਾਜ ਕੁਮਾਰੀ ਨੇ) ਵੇਖਿਆ। ਉਹ ਬਹੁਤ ਸ੍ਰੋਤ ਰਾਜਾ ਸੀ। (ਪਰ ਰਾਜ ਕੁਮਾਰੀ) ਨੇ ਚਿਤ ਵਿਚ ਨ ਲਿਆਉਂਦਾ। (ਭਾਵੇਂ ਉਹ) ਪਰਮ ਪਵਿਤ੍ਰ ਸੀ। (੪੪)

ਤਦ ਉਹ ਸੁੰਦਰ ਰਾਜ ਕੁਮਾਰੀ ਅਗੇ ਨੂੰ ਚਲ ਪਈ। (ਉਹ) ਇਸ ਤਰ੍ਹਾਂ ਮੁਸਕਰਾ ਰਹੀ ਹੈ, ਜਿਵੇਂ ਬਚਲ ਵਿਚ ਬਿਜਲੀ ਲਿਸਕਦੀ ਹੈ। (੪੫) ਰਾਜੇ (ਉਸ ਨੂੰ) ਵੇਖ ਕੇ ਰੀਝ ਰਹੇ ਸਨ, (ਪਰ) ਉਸ ਨੂੰ ਸ੍ਰੋਤ ਸਮਝ ਕੇ ਅਤੇ ਆਪਣੇ ਆਪ ਨੂੰ ਘਟੀਆ ਵਿਚਾਰ ਕੇ ਦੇਵਤਿਆਂ ਦੀਆਂ ਇਸਤਰੀਆਂ ਖਿਲਦੀਆਂ ਸਨ। (੪੬)

ਸੁੰਦਰ ਸਰੂਪ ਵਾਲਾ ਅਤੇ ਸੌਂਦਰਯ ਯੁਕਤ ਰਾਜਾ ਹੈ। ਜੋ ਅਪਾਰ ਸੋਭਾ ਵਾਲਾ ਹੈ ਅਤੇ ਬਹੁਤ ਫਬ ਰਿਹਾ ਹੈ। (ਹੋ ਰਾਜ ਕੁਮਾਰੀ!) ਇਸ) ਰਾਜੇ ਨੂੰ ਵੇਖੋ। ਇਹ ਬਹੁਤ ਵੱਡਾ ਰਾਜਾ ਖੜੋਤਾ ਹੈ। ਇਹ ਮੁਲਤਾਨ ਦਾ ਰਾਜਾ ਹੈ ਅਤੇ ਰਾਜਿਆਂ ਦਾ ਵੀ ਰਾਜਾ ਹੈ। (੪੭)

## ਭੁਜੰਗ ਪ੍ਰਯਾਤ ਛੰਦ

(ਉਹ) ਰਾਜ ਕੁਮਾਰੀ ਉਸ ਨੂੰ ਛਡ ਕੇ ਇਸ ਤਰ੍ਹਾਂ ਚਲੀ ਗਈ, ਜਿਸ ਤਰ੍ਹਾਂ ਮਾਨੋ ਪਾਂਡੂ ਪੁੜ੍ਰਾਂ ਨੂੰ ਰਾਜ ਲੱਛਮੀ (ਛਡ ਗਈ ਹੋਵੇ)। ਰਾਜਿਆਂ ਦੀ ਮਜਲਸ ਵਿਚ ਖੜੋਤੀ ਇਸ ਤਰ੍ਹਾਂ ਸੋਭ ਰਹੀ ਸੀ, ਮਨੋ ਜਵਾਲਮਾਲਾ (ਦੀਪਕ ਮਾਲਾ) ਮੁਨੀਆਂ ਦੇ ਮਨ ਨੂੰ ਮੋਹਰੀ ਹੋਵੇ। (੪੮)

ਰਾਜਿਆਂ ਦੀ ਸਭਾ ਵਿਚ ਖੜੋਤੀ ਇਸ ਤਰ੍ਹਾਂ ਸੋਭਾ ਪਾ ਰਹੀ ਸੀ, ਮਾਨੋ ਚਿਤਰਕਾਰ ਨੇ ਚਿਤਰ ਬਣਾ ਦਿੱਤਾ ਹੋਵੇ। ਸੋਨੇ ਦੀ ਮਾਲਾ ਨਾਲ ਲਾਲ ਘੁੰਗਰੀਆਂ ਬੱਧੀਆਂ ਹੋਈਆਂ (ਇੰਜ ਲਗ ਸਰਹੀਆਂ ਸਨ) ਮਾਨੋ ਰਾਜਿਆਂ ਰੂਪੀ ਯੱਗ ਵਿਚ ਅਗਨੀ ਦੀ ਲਾਟ ਸੋਭ ਰਹੀ ਹੋਵੇ। (੪੯)

ਸਰਸਵਤੀ ਨੇ ਬਚਨ ਕੀਤਾ--ਹੋ ਰਾਜ ਕੁਮਾਰੀ! ਅੱਖਾਂ ਨਾਲ ਵੇਖੋ, ਸਭ ਚੰਗੇ ਤੋਂ ਚੰਗੇ ਰਾਜੇ ਖੜੋਤੇ ਹਨ। (ਇਨ੍ਹਾਂ ਵਿਚੋਂ) ਜਿਹੜਾ ਤੇਰੇ ਚਿਤ ਨੂੰ ਚੰਗਾ ਲਗਦਾ ਹੋਵੇ, ਉਸ ਨੂੰ (ਆਪਣਾ) ਸੁਆਮੀ ਬਣਾ ਲਵੇ। ਹੋ ਪ੍ਰਾਨ ਪਿਆਰੀ! ਮੇਰੀ ਇਹ (ਗੱਲ) ਮਨ ਲਵੇ। (੫੧)

ਜਿਸ ਨਾਲ ਬਹੁਤ ਵੱਡੀ ਸੈਨਾ ਬਿਰਜ ਰਹੀ ਹੈ ਅਤੇ ਸੰਖ ਤੇ ਭੇਰੀਆਂ ਗੁੰਜ ਰਹੀਆਂ ਹਨ ਅਤੇ ਮਹਾਨ ਨਾਦ ਵਜ ਰਹੇ ਹਨ। (ਇਸ) ਵੱਡੇ ਅਤੇ ਮਹਾਨ ਰਾਜੇ ਦੇ ਰੂਪ ਨੂੰ ਵੇਖੋ। (ਇਹ) ਦਿਨ ਰਾਤ ਸਹਸ੍ਰਬਾਹੁ (ਹਜ਼ਾਰ ਭੁਜਾਵਾਂ ਵਾਲਾ) ਜਾਪਦਾ ਹੈ। (੫੨)

ਜਿਸ ਦੇ ਝੰਡੇ ਉਤੇ ਵੱਡੇ ਸੇਰ ਦਾ ਚਿੰਨ੍ਹ ਬਿਰਜ ਰਿਹਾ ਹੈ। ਉਸ ਦੇ ਸਿੰਘ-ਨਾਦ ਨੂੰ ਸੁਣ ਕੇ ਮਹਾਨ ਪਾਪ ਵੀ ਭਜ ਜਾਂਦਾ ਹੈ। (ਇਸ ਨੂੰ) ਪੂਰਬ ਦਾ ਮਹਾਨ ਰਾਜਾ ਜਾਣੋ। ਹੋ ਰਾਜ ਕੁਮਾਰੀ! ਸੁਣੋ, (ਇਸ ਦਾ) ਸਰੂਪ ਸੁਰਜ ਵਰਗਾ ਹੈ। (੫੩)

ਅਪਾਰ ਭੇਰੀਆਂ, ਸੰਖ ਅਤੇ ਨਗਾਰੇ ਗੁੰਜਦੇ ਹਨ। ਦੱਖਣ ਦੇਸ ਦੇ ਸਭ ਪ੍ਰਕਾਰ ਦੇ ਉੱਤਮ ਵਜੇ ਵਜਦੇ ਹਨ। ਤੁਰੀ, ਕਾਨਰਾ, ਤੂਰ, ਤਰੰਗ, ਮੁੰਚ, ਝਾਇਰੰ, ਮ੍ਰਿਦੰਗ ਦੇ ਨਾਦ ਹੁੰਦੇ ਹਨ। (੫੪)

ਬਧੇ ਹੀਰ ਚੀਰੰ ਸੁ ਬੀਰੰ ਸੁਬਹਾਂ। ਬਡੇ ਛੜ੍ਹਧਾਰੀ ਸੋ ਸੋਭਿਓ ਸਿਪਾਂ।  
ਨਹੋ ਪਿੰਗ ਬਾਜੀ ਰਥੰ ਜੋਣਿ ਜਾਨੋ। ਤਿਸੈ ਢਢਨੇਸੰ ਹੀਐ ਬਾਲ ਮਾਨੋ। ਪਪਾ।

ਮਹਾ ਬਾਹਨੀਸੰ ਨਗੀਸੰ ਨਰੇਸੰ। ਕਈ ਕੋਟਿ ਪਾਤੰਹੀ ਸੁਭੈ ਪਤ੍ਰੀ ਭੇਸੰ।  
ਧੁਜਾ ਬਧ ਉਧੰ ਗਜ਼ ਗੁੜ ਬਾਂਕੋ। ਲਖੋ ਉਤਰੀ ਰਾਜ ਕੈ ਨਾਮ ਤਾ ਕੋ। ਪਈ।

ਫਰੀ ਧੋਪ ਪਾਇਕ ਸੁ ਆਗੇ ਉਮੰਗੈ। ਜਿਣੈ ਕੋਟਿ ਬੰਕੈ ਮੁਰੇ ਨਹਿ ਅੰਗੈ।  
ਹਰੇ ਬਾਜ ਰਾਜੰ ਕਪੇਤੰ ਪ੍ਰਮਾਨੰ। ਨਹੋ ਸੁਖੰਦਨੀ ਇੰਦ੍ਰ ਬਾਜੀ ਸਮਾਂ। ਪਗ।

ਬਡੇ ਸਿੰਗ ਜਾ ਕੇ ਧਰੇ ਸੂਰ ਸੋਭੈ। ਲਖੋ ਦੈਤ ਕੰਨ੍ਹਾ ਜਿਨੈ ਚਿਤ ਲੋਭੈ।  
ਕਢੇ ਦੰਤ ਪਤੰ ਸਿਰੰ ਕੇਸ ਉਚਿ। ਲਖੋ ਗਰਭਣੀ ਆਣਿ ਕੇ ਗਰਭ ਮੁਚੰ। ਪਈ।

ਲਖੋ ਲੰਕ ਏਸੰ ਨਰੇਸੰ ਸੁ ਬਾਲੀ। ਸਥੈ ਸੰਗ ਜਾ ਕੈ ਸਥੈ ਲੋਕ ਪਾਲੀ।  
ਲੁਟਿਓ ਏਕ ਬੇਰੰ ਕੁਬੇਰੰ ਭੰਡਾਰੀ। ਜਿਣਿਓ ਇੰਦ੍ਰ ਰਾਜਾ ਬਡੇ ਛੜ੍ਹਧਾਰੀ। ਪਈ।

ਕਹੇ ਜਉਨ ਬਾਲੀ ਨ ਤੇ ਚਿਤ ਆਨੇ। ਜਿਤੇ ਭੂਪ ਭਾਰੀ ਸੁ ਪਛੇ ਬਖਾਨੇ।  
ਚਹੁੰ ਓਰ ਰਾਜਾ ਕਹੋ ਨਾਮ ਸੋ ਭੀ। ਤਜੇ ਭਾਤਿ ਜੈਸੀ ਸਥੈ ਰਾਜ ਓ ਭੀ। ੬੦।

ਲਖੋ ਦਈਤ ਸੈਨਾ ਬਡੀ ਸੰਗਿ ਤਾ ਕੋ। ਸੁਭੈ ਛੜ੍ਹ ਧਾਰੀ ਬਡੇ ਸੰਗ ਜਾ ਕੋ।  
ਧੁਜਾ ਗਿਧ ਉਧੰ ਲਸੈ ਕਾਕ ਪੂਰੰ। ਤਿਸੈ ਪਿਆਲ ਰਾਜਾ ਬਲੀ ਬਿਧ ਨੂਰੰ। ੬੧।

ਰਥੰ ਬੇਸਟੰ ਹੀਰ ਚੀਰੰ ਅਪਾਰੰ। ਸੁਉ ਸੰਗ ਜਾ ਕੇ ਸਭੇ ਲੋਕ ਪਾਰੰ।  
ਇਹੈ ਇੰਦ੍ਰ ਰਾਜਾ ਦੁਰੰ ਦਾਨਵਾਰੰ। ਤ੍ਰੀਆ ਤਾਸ ਚੀਨੋ ਅਦਿਤਿਆ ਕੁਮਾਰੰ। ੬੨।

ਨਹੋ ਸਪਤ ਬਾਜੀ ਰਥੰ ਏਕ ਚਕ੍ਰੀ। ਮਹਾ ਨਾਗ ਬਧੰ ਤਪੈ ਤੇਜ ਬਕ੍ਰੀ।  
ਮਹਾ ਉਗ੍ਰ ਧੰਨ੍ਹ ਸੁ ਆਜਾਨ ਬਹੀ। ਸਹੀ ਚਿਤ ਚੀਨੋ ਤਿਸੈ ਦਿਊਸ ਨਹੀਂ। ੬੩।

ਜਿਸ ਨੇ ਬਸਤ੍ਰੁ ਉਤੇ ਹੀਰੇ ਬੰਨ੍ਹੇ ਹੋਏ ਹਨ, ਉਹ ਬਲਵਾਨ ਸੂਰਮਾ ਹੈ। (ਉਹ) ਬਹੁਤ ਵੱਡਾ ਛੜ੍ਹਧਾਰੀ ਹੈ ਅਤੇ (ਉਸ ਨਾਲ) ਸੈਨਾ ਸੋਭ ਰਹੀ ਹੈ। ਜਿਸ ਦੇ ਰਥ ਨਾਲ ਭੂਰੇ ('ਪਿੰਗ') ਰੰਗ ਦੇ ਘੋੜੇ ਜੁਤੇ ('ਨਹੋ') ਹੋਏ ਮਾਲੂਮ ਹੁੰਦੇ ਹਨ, ਹੇ ਰਾਜ ਕੁਮਾਰੀ! ਉਸ ਨੂੰ ਹਿਰਦੇ ਵਿਚ ਦੱਖਣ ਦਾ ਰਾਜਾ ਮੰਨੋ।ਪਪਾ।

(ਜੋ) ਮਹਾਨ ਸੈਨਾ ਦਾ ਸੁਆਮੀ ਹੈ, ਉਸ ਨੂੰ ਪਹਾੜੀ ਰਾਜਿਆਂ ਦਾ ਰਾਜਾ ਸਮਝੋ। ਜਿਸ ਨਾਲ ਕਈ ਕਰੋੜ ਸੈਨਾ ਪੱਤਰਾਂ ਦੇ ਰੂਪ ਵਿਚ ਸੋਭ ਰਹੀ ਹੈ ਅਤੇ (ਜਿਸ ਦੇ) ਬੜੇ ਉਚੇ ਸੁੰਦਰ ਹਾਥੀ ਉਤੇ ਧੁਜਾ ਬੰਨ੍ਹੀ ਹੋਈ ਹੈ, ਉਸ ਦਾ ਉਤਰੀ ਦੇਸ ਦੇ ਰਾਜੇ ਵਜੋਂ ਨਾਮ ਸਮਝ ਲਵੋ।ਪਈ।

ਜਿਸ ਨੇ ਹੱਥ ਵਿਚ ਸਿਧੀ ਤਲਵਾਰ ਫੜੀ ਹੋਈ ਹੈ ਅਤੇ ਜਿਸ ਦੇ ਅਗੇ ਉਤਸਾਹੀ ਪੈਦਲ ਸੈਨਾ ਹੈ (ਅਤੇ ਜਿਸ ਨੇ) ਕਰੋੜਾਂ ਕਿਲ੍ਹੇ ਜਿਤ ਲਏ ਹਨ ਅਤੇ ਅੰਗ ਨਹੀਂ ਮੌਤਿਆਹੈ, (ਜਿਸ ਦੇ) ਹਰੇ ਰੰਗ ਦੇ ਕਬੂਤਰਾਂ ਵਰਗੇ ਸ਼ਾਹੀ ਘੋੜੇ, ਇੰਦਰ ਦੇ ਰਥ ਨਾਲ ਜੁਤੇ ਹੋਏ ਘੋੜਿਆਂ ਵਰਗੇ ਹਨ।ਪਈ।

ਜੋ ਵੱਡੇ ਵੱਡੇ ਸਿੰਗ ਧਾਰਨ ਕਰ ਕੇ ਸੁਰਮੇ ਵਜੋਂ ਸੋਭ ਰਿਹਾ ਹੈ, ਜਿਸ ਨੂੰ ਵੇਖ ਕੇ ਦੈਤਾਂ ਦੀਆਂ ਕੰਨਿਆਵਾਂ ਵੀ ਲੁਭਾਇਮਾਨ ਹੋ ਜਾਂਦੀਆਂ ਹਨ, ਜਿਸ ਨੇ ਦੰਦਾਂ ਦੀਆਂ ਬੀੜਾਂ ਬਾਹਰ ਨੂੰ ਕਢੀਆਂ ਹੋਈਆਂ ਹਨ ਅਤੇ ਸਿਰ ਉਤੇ ਕੇਸ ਉਚੇ ਕੀਤੇ ਹੋਏ ਹਨ, ਜਿਸ ਨੂੰ ਵੇਖ ਕੇ ਗਰਭਧਾਰੀ ਇਸਤਰੀਆਂ ਦੇ ਗਰਭ ਡਿਗ ਜਾਂਦੇ ਹਨ।ਪਈ।

ਹੇ ਪਿਆਰੀ ਰਾਜ ਕੁਮਾਰੀ! ਉਸ ਰਾਜੇ ਨੂੰ 'ਲੰਕ-ਪਤੀ' ਸਮਝੋ। ਉਸ ਨਾਲ ਸਾਰੇ ਲੋਕ ਪਾਲ ਸੋਭਾ ਪਾ ਰਹੇ ਹਨ। ਉਸ ਨੇ ਇਕ ਵਾਰ ਕੁਬੇਰ ਦੇ ਖਜ਼ਾਨੇ ਨੂੰ ਵੀ ਲੁਟ ਲਿਆ ਸੀ। ਉਸ ਵੱਡੇ ਛੜ੍ਹਧਾਰੀ ਰਾਜੇ ਨੇ (ਇਕ ਵਾਰ) ਇੰਦਰ ਨੂੰ ਵੀ ਜਿਤ ਲਿਆ ਸੀ।ਪਈ।

ਜਿਹੜੇ ਰਾਜੇ ਕਹੇ ਗਏ ਹਨ, ਉਨ੍ਹਾਂ ਨੂੰ ਰਾਜ ਕੁਮਾਰੀ ਨੇ ਚਿਤ ਵਿਚ ਨਹੀਂ ਲਿਆਉਂਦਾ। ਜਿਤਨੇ ਵੀ ਵੱਡੇ ਵੱਡੇ ਰਾਜੇ ਸਨ, (ਉਨ੍ਹਾਂ ਬਾਰੇ) ਪਿਛੇ ਵਰਣਨ ਕਰ ਆਏ ਹਾਂ। ਚੌਂਗਾਂ ਪਾਸਿਆਂ ਤੋਂ (ਜੋ ਰਾਜੇ ਆਏ ਹਨ) ਉਨ੍ਹਾਂ ਦੇ ਨਾਂ ਵੀ ਕਹਿੰਦਾ ਹਾਂ। ਉਨ੍ਹਾਂ ਰਾਜਿਆਂ ਨੂੰ ਵੀ ਪਹਿਲਿਆਂ ਵਾਂਗ (ਰਾਜ ਕੁਮਾਰੀ ਨੇ) ਛਡ ਦਿੱਤਾ ਹੈ।੬੧।

(ਹੇ ਰਾਜ ਕੁਮਾਰੀ!) ਜਿਸ ਨਾਲ ਵੱਡੀ ਦੈਤ ਸੈਨਾ ਵੇਖ ਰਹੀ ਹੈ, ਅਤੇ ਜਿਸ ਨਾਲ ਵੱਡੇ ਛੜ੍ਹਧਾਰੀ ਸੋਭ ਰਹੇ ਹਨ, ਜਿਸ ਦੀ ਉੱਚੀ ਧੁਜਾ ਉਤੇ ਗਿਧ ਅਤੇ ਕਾਂ ਦੇ ਚਿੰਨ੍ਹ ਸੋਭਾ ਪਾ ਰਹੇ ਹਨ, ਉਸ ਨੂੰ ਪਾਤਾਲ ਦਾ ਬਲੀ ਰਾਜਾ ਸਮਝੋ ਜੋ ਬਹੁਤੇ ਵੱਡੇ ਪ੍ਰਤਾਪ ਅਤੇ ਜੋਤਿ ਵਾਲਾ ਹੈ।੬੧।

ਜਿਸ ਦਾ ਰਥ ਬਹੁਤ ਬਸਤ੍ਰਾਂ ਅਤੇ ਹੀਰਿਆਂ ਨਾਲ ਲਪੇਟਿਆ ਹੋਇਆ ਹੈ, ਜਿਸ ਦੇ ਨਾਲ ਸਾਰੇ ਲੋਕ ਪਾਲ ਸੋਭ ਰਹੇ ਹਨ, ਇਹੀ ਭਿਆਨਕ ਦੈਤਾਂ ਦਾ ਵੈਰੀ ਰਾਜਾ ਇੰਦਰ ਹੈ। ਉਸ ਦੀ ਇਸਤਰੀ ਸਚੀ, ਅਦਿਤੀ ਦੀ ਕੁਮਾਰੀ (ਲੜਕੀ) ਹੈ।੬੨।

ਜਿਸ ਦਾ ਰਥ ਇਕ ਪਹੀਏ ਵਾਲਾ ਹੈ ਅਤੇ ਜਿਸ ਨਾਲ ਸੱਤ ਘੋੜੇ ਜੁਤੇ ਹੋਏ ਹਨ, (ਜਿਸ ਦੇ) ਰਥ ਨਾਲ ਵੱਡੇ ਵੱਡੇ ਨਾਗ ਬੰਨ੍ਹੇ ਹੋਏ ਹਨ (ਅਤੇ ਜੋ) ਬਹੁਤ ਵੱਡੇ ਤੇਜ ਵਾਲਾ ਹੈ, ਉਹ ਬਹੁਤ ਭਿਆਨਕ ਧਨੁਸਧਾਰੀ ਹੈ ਅਤੇ ਉਸ ਦੀਆਂ ਗੋਡਿਆਂ ਤਕ ਲੰਬੀਆਂ ਬਾਂਹਵਾਂ ਹਨ, ਉਸ ਨੂੰ ਚਿਤ ਵਿਚ ਸਹੀ ਕਰ ਕੇ ਸਮਝ ਲਵੋ ਕਿ ਉਹ ਸੂਰਜ ਹੈ।੬੩।

ਚੜਿਓ ਏਣ ਰਾਜ਼ ਧਰੇ ਬਾਣ ਪਾਂਦਿ। ਨਿਸਾ ਰਾਜ ਤਾ ਕੋ ਲਖੋ ਤੇਜ਼ ਮਾਂਦਿ।  
ਕਰੈ ਰਸਮਿ ਮਾਲਾ ਉਜਾਲਾ ਪਰਾਂਦਿ। ਜਪੈ ਰਾਤ੍ਰਿ ਦਿਉਸਿੰ ਸਹੰਸੀ ਭੁਜਾਂਦਿ। ੬੪।

ਚੜੇ ਮਹਿਖੀਸਿੰ ਸੁਮੇਰੇ ਜੁ ਦੀਸਿੰ। ਮਹਾ ਕੁਰ ਕਰਮੰ ਜਿਣਿਓ ਬਾਹ ਬੀਸਿੰ।  
ਧੁਜਾ ਦੰਡ ਜਾ ਕੀ ਪ੍ਰਚੰਡੰ ਬਿਰਾਜੈ। ਲਖੇ ਜਾਸ ਗਰਬੀਨ ਕੋ ਗਰਬ ਭਾਜੈ। ੬੫।

ਕਹਾ ਲੋ ਬਖਾਨੋ ਬਡੇ ਗਰਬਧਾਰੀ। ਸਬੈ ਘੋਰਿ ਠਾਢੇ ਜੁਰੀ ਭੀਰ ਭਾਰੀ।  
ਨਚੈ ਪਾਤਰਾ ਚਾਤੁਰਾ ਨਿਰਤਕਾਰੀ। ਉਠੈ ਝਾਂਝ ਸਬਦੰ ਸੁਨੈ ਲੋਗ ਧਾਰੀ। ੬੬।

ਬਡੇ ਦਿਰਬ ਧਾਰੀ ਬਡੀ ਸੈਨ ਲੀਨੇ। ਬਡੇ ਦਿਰਬ ਕੋ ਚਿਤ ਮੈ ਗਰਬ ਕੀਨੇ।  
ਚਿਤੰ ਤਾਸ ਚੀਨੇ ਸਹੀ ਦਿਰਬ ਪਾਲੰ। ਉਠੈ ਜਉਨ ਕੇ ਰੂਪ ਕੀ ਜੂਲ ਮਾਲੰ। ੬੭।

ਸਭੈ ਕੁਪ ਠਾਢੇ ਜਹਾ ਰਾਜ ਕੰਨਿਆ। ਬਿਖੈ ਭੂ ਤਲੰ ਰੂਪ ਜਾ ਕੇ ਨ ਅੰਨਿਆ।  
ਬਡੇ ਛੜ੍ਹਪਾਰੀ ਬਡੇ ਗਰਬ ਕੀਨੇ। ਤਹਾ ਆਨਿ ਠਾਢੇ ਬਡੀ ਸੈਨ ਲੀਨੇ। ੬੮।

ਨਦੀ ਸੰਗ ਜਾ ਕੇ ਸਬੈ ਰੂਪ ਧਾਰੇ। ਸਬੈ ਸਿੰਧ ਸੰਗੰ ਚੜੇ ਤੇਜ਼ ਵਾਰੇ।  
ਬਡੀ ਕਾਇ ਜਾ ਕੀ ਮਹਾ ਰੂਪ ਸੋਹੈ। ਲਖੇ ਦੇਵ ਕੰਨਿਆਨ ਕੇ ਮਾਨ ਸੋਹੈ। ੬੯।

ਕਹੋ ਨਾਰ ਤੋ ਕੌ ਇਹੋ ਬਰੁਨ ਰਾਜਾ। ਜਿਸੈ ਪੇਖਿ ਰਾਜਾਨ ਕੋ ਮਾਨ ਭਾਜਾ।  
ਕਹਾ ਲੋ ਬਖਾਨੋ ਜਿਤੇ ਕੁਪ ਆਏ। ਸਬੈ ਬਾਲ ਕੌ ਲੈ ਭਵਾਨੀ ਬਤਾਏ। ੭੦।

### ਸਵੈਯਾ

ਆਨਿ ਜੁਰੇ ਨਿਪ ਮੰਡਲ ਜੇਤਿ ਤੇਤ ਸਬੈ ਤਿਨ ਤਾਸ ਦਿਖਾਏ।  
ਦੇਖ ਫਿਰੀ ਚਹੂੰ ਚਕੁਨ ਕੋ ਨਿਪ ਰਾਜ ਕੁਮਾਰੀ ਹਿ੍ਰਾਈ ਨਹੀ ਲਿਆਏ।  
ਹਾਰਿ ਪਰਿਓ ਸਭ ਹੀ ਭਟ ਮੰਡਲ ਭੂਪਤਿ ਹੋਰਿ ਦਸਾ ਮੁਰਝਾਏ।  
ਛੂਕ ਭਏ ਮੁਖ ਸੂਕ ਗਏ ਸਬ ਰਾਜ ਕੁਮਾਰਿ ਫਿਰੇ ਘਰਿ ਆਏ। ੭੧।

ਤਉ ਲਗਿ ਆਨ ਗਏ ਅਜਿਰਾਜ ਸੁ ਰਾਜਨ ਰਾਜ ਬਡੋ ਦਲ ਲੀਨੇ।  
ਅੰਬਰ ਅਨੁਪ ਧਰੇ ਪਸਮੰਬਰ ਸੰਬਰ ਕੇ ਅਰਿ ਕੀ ਛਥਿ ਛੀਨੇ।

ਹੱਥ ਵਿਚ ਬਾਣ ਧਾਰਨ ਕਰਨ ਵਾਲਾ ਅਤੇ ਹਿਰਨ ('ਏਣ ਰਾਜ਼') ਦੀ ਸਵਾਰੀ ਵਾਲਾ ਚੰਦ੍ਰਮਾ ਸਮੱਝੇ ਜੋ ਬਹੁਤ ਤੇਜ਼ ਵਾਲਾ ਹੈ। (ਉਹ) ਆਪਣੀਆਂ ਕਿਰਨਾਂ ਦੇ ਜਾਲ ਨੂੰ ਪ੍ਰਾਣੀਆਂ ਲਈ ਪ੍ਰਕਾਸ਼ਿਤ ਕਰਦਾ ਹੈ ਅਤੇ ਜੋ ਰਾਤ ਦਿਨ ਹਜ਼ਾਰ ਭੁਜਾਵਾਂ ਵਾਲੀ (ਸ਼ਕਤੀ) ਨੂੰ ਜਪਦਾ ਹੈ। ੬੪।

ਜੋ ਤੋਂਟੇ ਉਤੇ ਚੰਡ੍ਰੁਆ ਹੋਇਆ ਹੈ ਅਤੇ ਸੁਮੇਰ ਪਰਬਤ ਵਾਂਗ ਦਿਸਦਾ ਹੈ। ਉਸ ਨੂੰ ਮਹਾਨ ਕਠੋਰ ਕਰਮ ਕਰਨ ਵਾਲਾ ਅਤੇ ਵੀਹ ਬਾਂਹਵਾਂ (ਵਾਲੇ ਰਾਵਣ ਨੂੰ) ਜਿਤਦਾ ਵਾਲਾ ਯਮਰਾਜ ਸਮੱਝੇ। ਜਿਸ ਦੀ ਧੁਜਾ ਉਤੇ ਪ੍ਰਚੰਡ ਢੰਡੇ ਦਾ ਚਿੰਨ੍ਹ ਬਿਰਾਜ ਰਿਹਾ ਹੈ, ਜਿਸ ਨੂੰ ਵੇਖਣ ਨਾਲ ਗਰਬੀਲਿਆਂ ਦੇ ਹੰਕਾਰ ਨਸ਼ਟ ਹੋ ਜਾਂਦੇ ਹਨ। ੬੫।

ਕਿਥੋਂ ਤਕ ਕਹਾਂ ਜੋ ਵੱਡੇ ਹੰਕਾਰ ਵਾਲੇ ਹਨ, ਸਾਰੇ ਘੇਰ ਕੇ ਖੜੋਤੇ ਹੋਏ ਹਨ ਅਤੇ ਬਹੁਤ ਭਾਰੀ ਭੀੜ ਜੁੜੀ ਹੋਈ ਹੈ। ਚਤੁਰ ਵੇਸਵਾਵਾਂ ਅਤੇ ਨਾਚੀਆਂ (ਨਚਣ ਵਾਲੀਆਂ) ਦੇ ਨਚਣ ਨਾਲ ਉਨ੍ਹਾਂ ਦੇ ਪੈਰਾਂ ਤੋਂ ਝੰਕਾਰ ਉਠਦੀ ਹੈ (ਜਿਸ ਨੂੰ) ਸੁਣ ਲਈ ਲੋਕਾਂ ਬੈਠੇ ਹੋਏ ਹਨ। ੬੬।

ਬਹੁਤ ਹੀ ਅਧਿਕ ਧਨ ਰਖਣ ਵਾਲੇ ਨੇ ਬਹੁਤ ਵੱਡੀ ਸੈਨਾ ਨਾਲ ਲਈ ਹੋਈ ਹੈ। (ਉਸ ਨੇ) ਚਿਤ ਵਿਚ ਆਪਣੇ ਧਨ ਦਾ ਹੰਕਾਰ ਪਾਲਿਆ ਹੋਇਆ ਹੈ। ਉਸ ਨੂੰ ਚਿਤ ਵਿਚ ਸਹੀ ਕੁਬੇਰ ਸਮੱਝੇ ਜਿਸ ਦੇ ਰੂਪ ਤੋਂ ਅੱਗ ਦੀਆਂ ਚਿਣਗਾਂ ਉਠਦੀਆਂ ਹਨ। ੬੭।

ਜਿਥੇ ਸਾਰੇ ਰਾਜੇ ਖੜੋਤੇ ਹੋਏ ਸਨ, ਉਥੇ ਰਾਜ ਕੁਮਾਰੀ (ਗਈ) ਜਿਸ ਦੇ ਰੂਪ ਵਰਗੀ ਧਰਤੀ ਉਤੇ ਹੋਰ ਕੋਈ ਨਹੀਂ ਸੀ। ਵੱਡੇ ਵੱਡੇ ਛੜ੍ਹਪਾਰੀ, ਬਹੁਤ ਅਧਿਕ ਹੰਕਾਰ ਕਰਨ ਵਾਲੇ, ਬਹੁਤ ਵੱਡੀ ਸੈਨਾ ਲੈ ਕੇ ਉਥੇ ਖੜੋਤੇ ਹੋਏ ਸਨ। ੬੮।

(ਮਨੁੱਖ ਰੂਪ) ਧਾਰਨ ਕਰ ਕੇ ਨਦੀਆਂ ਜਿਸ ਦੇ ਸੰਗ ਆਈਆਂ ਹਨ। ਸਾਰੇ ਸਮੁੰਦਰ ਤੇਜ਼ ਧਾਰਨ ਕਰ ਕੇ ਜਿਸ ਦੇ ਨਾਲ ਆਏ ਹਨ। ਜਿਸ ਦੀ ਵੱਡੀ ਕਾਇਆ ਹੈ ਅਤੇ ਮਹਾਨ ਰੂਪ ਨਾਲ ਸੁਸ਼ੋਭਿਤ ਹੈ। ਜਿਸ ਨੂੰ ਵੇਖ ਕੇ ਦੇਵਤਿਆਂ ਦੀਆਂ ਕੰਨਿਆਵਾਂ ਦੇ ਮਾਣ ਮੋਹੇ ਜਾਂਦੇ ਹਨ। ੬੯।

ਹੇ ਰਾਜ ਕੁਮਾਰੀ! ਮੈਂ ਤੈਨੂੰ ਕਹਿੰਦੀ ਹਾਂ, ਇਹੀ ਵਰੁਣ ਰਾਜਾ ਹੈ, ਜਿਸ ਨੂੰ ਵੇਖ ਕੇ ਰਾਜਿਆਂ ਦਾ ਮਣ ਟੁਟ ਜਾਂਦਾ ਹੈ। ਕਿਥੋਂ ਤਕ ਵਰਣਨ ਕਰਾਂ ਜਿੰਨੇ ਕੁ ਰਾਜੇ ਆਏ ਹਨ। ਰਾਜ ਕੁਮਾਰੀ ਨੂੰ ਸਰਸਵਤੀ ਨੇ ਸਾਰੇ ਦਸ ਦਿੱਤੇ ਹਨ। ੭੦।

### ਸਵੈਯਾ

ਜਿਤਨੇ ਵੀ ਰਾਜੇ ਰਾਜ-ਮੰਡਲੀ ਵਿਚ ਆ ਜੁੜੇ ਸਨ, ਉਹ ਸਾਰੇ ਉਸ ਨੂੰ ਵਿਖਾ ਦਿੱਤੇ ਗਏ ਸਨ। ਚੌਂਕਾਂ ਦੇ ਰਾਜਿਆਂ ਨੂੰ ਵੇਖ ਕੇ ਰਾਜ ਕੁਮਾਰੀ ਪਿਛੇ ਪਰਤ ਗਈ (ਅਤੇ ਉਨ੍ਹਾਂ ਵਿਚੋਂ ਕਿਸੇ ਨੂੰ ਵੀ) ਹਿਰਦੇ ਵਿਚ ਨਹੀਂ ਲਿਆਉਂਦਾ। ਸਾਰੇ ਸੂਰਬੀਰਾਂ ਦੀ ਮੰਡਲੀ ਹਾਰ ਗਈ ਅਤੇ ਰਾਜੇ ਇਸ ਹਾਲਤ ਨੂੰ ਵੇਖ ਕੇ ਮੁਰਝਾ ਗਏ। ਸਾਰਿਆਂ ਦੇ ਮੂੰਹ ਫਿਕੇ ਪੈ ਗਏ ਅਤੇ ਸੂਕ ਗਏ ਅਤੇ ਰਾਜ ਕੁਮਾਰੀ ਫਿਰ ਕੇ ਘਰ ਆ ਗਈ। ੭੧।

ਇਤਨੇ ਤਕ ਰਾਜਿਆਂ ਦੇ ਰਾਜੇ ਅਜਿਰਾਜ (ਆਪਣੀ) ਵੱਡੀ ਸੈਨਾ ਨਾਲ ਲਏ ਉਥੇ ਆ ਗਏ। (ਉਨ੍ਹਾਂ ਨੇ) ਪਸ਼ਮ ਦੇ ਅਨੁਪਮ ਬਸਤ੍ਰ ਧਾਰਨ ਕੀਤੇ ਹੋਏ ਸਨ ਜੋ ਕਾਮਦੇਵ ('ਸੰਬਰ ਅਰਿ') ਦੀ ਛਬੀ ਨੂੰ ਵੀ ਹੀਣਾ ਵਿਖਾਉਣ ਵਾਲੇ ਸਨ। ਵੰਨ ਸੁਵੰਨੇ ਬਾਣਿਆਂ

ਬੇਖਨ ਬੇਖ ਚੜੇ ਸੰਗ ਹੈ ਨਿਪ ਹਾਨ ਸਬੈ ਸੁਖ ਧਮ ਨਵੀਨੇ।  
ਆਨਿ ਗਏ ਜ਼ਰਿਕਬਰ ਸੇ ਅੰਬਰ ਸੇ ਨਿਪ ਕੰਬਰ ਕੀਨੇ। ੨੧।

ਪਾਤਿ ਹੀ ਪਾਤਿ ਬਨਾਇ ਬਡੇ ਦਲ ਢੋਲ ਮ੍ਰਿਦੰਗ ਸੁਰੰਗ ਬਜਾਇ।  
ਭੁਖਨ ਚਾਰੁ ਦਿਧੈ ਸਬ ਅੰਗ ਬਿਲੋਕਿ ਅਨੰਗ ਪ੍ਰਭਾ ਮੁਰਛਾਏ।  
ਬਜਤ ਚੰਗ ਮ੍ਰਿਦੰਗ ਉਪੰਗ ਸੁਰੰਗ ਸੁ ਨਾਦ ਸਬੈ ਸੁਨਿ ਪਾਏ।  
ਰੀਝ ਰਹੇ ਰਿਝਵਾਰ ਸਬੈ ਲਖਿ ਰੂਪ ਅਨੂਪ ਸਰਾਹਤ ਆਏ। ੨੩।

ਜੈਸ ਸਰੂਪ ਲਖਿਓ ਅਜਿ ਕੇ ਹਮ ਤੈਸ ਸਰੂਪ ਨ ਅਉਰ ਬਿਚਾਰੇ।  
ਚੰਦਿ ਚਪਿਓ ਲਖਿ ਕੈ ਮੁਖ ਕੀ ਛੱਬਿ ਛੇਦ ਪਰੇ ਉਰ ਮੈ ਰਿਸ ਮਾਰੇ।  
ਤੇਜ ਸਰੂਪ ਬਿਲੋਕਿ ਕੈ ਪਾਵਕ ਚਿਤਿ ਚਿਰੀ ਗ੍ਰਿਹ ਅਉਰਨ ਜਾਰੇ।  
ਜੈਸ ਪ੍ਰਭਾ ਲਖਿਓ ਅਜਿ ਕੇ ਹਮ ਤੈਸ ਸਰੂਪ ਨ ਭੂਪ ਨਿਹਾਰੇ। ੨੪।

ਸੁੰਦਰ ਜੁਆਨ ਸਰੂਪ ਮਹਾਨ ਪ੍ਰਧਾਨ ਚਹੁੰ ਚਕ ਮੈ ਹਮ ਜਾਨਿਓ।  
ਭਾਨੁ ਸਮਾਨ ਪ੍ਰਭਾ ਨ ਪ੍ਰਮਾਨ ਕਿ ਰਾਵ ਕਿ ਰਾਨ ਮਹਾਨ ਬਖਾਨਿਓ।  
ਦੇਵ ਅਦੇਵ ਕਰੇ ਅਪਨੇ ਚਿਤਿ ਚੰਦ ਸਰੂਪ ਨਿਸਾ ਪਹਿਚਾਨਿਓ।  
ਦਿਉਸ ਕੈ ਭਾਨੁ ਮੁਨਿਓ ਭਗਵਾਨ ਪਛਾਨ ਮਨੈ ਘਨ ਮੋਰਨ ਮਾਨਿਓ। ੨੫।

ਬੋਲਿ ਉਠੇ ਪਿਕ ਜਾਨ ਬਸੰਤ ਚਕੋਰਨ ਚੰਦ ਸਰੂਪ ਬਖਾਨਿਓ।  
ਸਾਂਤਿ ਸੁਭਾਵ ਲਖਿਓ ਸਭ ਸਾਧਨ ਜੋਧਨ ਕ੍ਰੋਧ ਪ੍ਰਤਛ ਪ੍ਰਮਾਨਿਓ।  
ਬਾਲਨ ਬਾਲ ਸੁਭਾਵ ਲਖਿਓ ਤਿਹ ਸੜ੍ਹਨ ਕਾਲ ਸਰੂਪ ਪਛਾਨਿਓ।  
ਦੇਵਲ ਦੇਵ ਅਦੇਵਨ ਕੈ ਸਿਵ ਰਾਜਨ ਰਾਜਿ ਬਡੇ ਜੀਆ ਜਾਨਿਓ। ੨੬।

ਸਾਧਨ ਸਿਧ ਸਰੂਪ ਲਖਿਓ ਤਿਹ ਸੜ੍ਹਨ ਸੜ੍ਹ ਸਮਾਨ ਬਸੋਖਿਓ।  
ਚੋਰਨ ਭੋਰ ਕਰੋਰਨ ਮੋਰਨ ਤਾਸੁ ਸਹੀ ਘਨ ਕੈ ਅਵਿਰੇਖਿਓ।  
ਕਾਮ ਸਰੂਪ ਸਭੈ ਪੁਰ ਨਾਰਨ ਸੰਭੂ ਸਮਾਨ ਸਭੂ ਗਨ ਦੇਖਿਓ।  
ਸੀਪ ਸੂਂਤਿ ਕੀ ਬੂੰਦ ਤਿਸੈ ਕਰਿ ਰਾਜਨ ਰਾਜ ਬਡੇ ਤਿਹ ਪੇਖਿਓ। ੨੭।

ਕੰਬਰ ਜਿਉ ਜ਼ਰਿਕਬਰ ਕੀ ਦਿਗ ਤਿਉ ਅਵਿਨੰਬਰ ਤੀਰ ਸੁਹਾਏ।  
ਨਾਕ ਲਖੇ ਰਿਸ ਮਾਨ ਸੂਆ ਮਨ ਨੈਨ ਦੋਊ ਲਖਿ ਏਣ ਲਜਾਏ।

ਵਾਲੇ (ਜੋ ਯੋਧੇ) ਰਾਜੇ ਦੇ ਨਾਲ ਚੜ੍ਹੇ ਹੋਏ ਆਏ ਸਨ, ਉਹ ਸਾਰੇ (ਰਾਜੇ ਦੇ) ਹਾਣ ਦੇ ਨੌਜਵਾਨ ਅਤੇ ਸੁਖ ਦੇ ਧਮ ਸਨ। ਜਗੀ ਦੇ ਕਪੜੇ ਵਰਗੇ (ਸੋਹਣੇ) ਰਾਜਾ ਅਜ ਆ ਗਏ (ਅਤੇ ਉਨ੍ਹਾਂ ਦੇ ਆਣ ਨਾਲ ਸਾਧਾਰਨ) ਕਪੜਿਆਂ ਵਰਗੇ ਰਾਜੇ ਕੰਬਲਾਂ ਵਰਗੇ ਹੋ ਗਏ। ੨੧।

(ਉਸ ਨੇ) ਵੱਡੀ ਸਾਰੀ ਸੈਨਾ ਨੂੰ ਇਕ ਕਤਾਰ ਜਿਹੇ ਰੂਪ ਵਿਚ ਬਣਾਇਆ ਹੋਇਆ ਸੀ ਅਤੇ ਢੋਲ, ਮ੍ਰਿਦੰਗ ਬਹੁਤ ਸੋਹਣੇ ਢੰਗ ਨਾਲ ਵਜ ਰਹੇ ਸਨ। ਸਾਰਿਆਂ ਅੰਗਾਂ ਉਤੇ ਬਹੁਤ ਸੁੰਦਰ ਗਹਿਣੇ ਚਮਕ ਰਹੇ ਸਨ ਜਿਨ੍ਹਾਂ ਨੂੰ ਵੇਖ ਕੇ ਕਾਮ ਦੇਵ ਦੀ ਛੱਬੀ ਮਧਮ ਹੋ ਜਾਂਦੀ ਸੀ। ਚੰਗ, ਮ੍ਰਿਦੰਗ ਅਤੇ ਉਪੰਗ ਆਦਿ ਵਜੇ ਵਜ ਰਹੇ ਸਨ, ਉਸ ਸੁੰਦਰ ਨਾਦ ਨੂੰ ਸਭ ਸੁਣ ਰਹੇ ਸਨ। ਸਾਰੇ ਰੀਝ ਵਾਲੇ ਰਾਜੇ (ਅਜ ਰਾਜੇ) ਨੂੰ ਵੇਖ ਕੇ ਰੀਝ ਰਹੇ ਸਨ ਅਤੇ ਉਸ ਦੇ ਅਨੂਪਮ ਰੂਪ ਨੂੰ ਸਲਾਹੁੰਦੇ ਆ ਰਹੇ ਸਨ। ੨੩।

ਜਿਸ ਤਰ੍ਹਾਂ ਦਾ ਅਜ ਰਾਜੇ ਦਾ ਸਰੂਪ ਵੇਖਿਆ ਹੈ, ਉਸ ਤਰ੍ਹਾਂ ਦਾ ਸਰੂਪ ਕਿਸੇ ਹੋਰ ਦਾ ਨਹੀਂ ਵਿਚਾਰਿਆ। (ਅਜ ਰਾਜੇ ਦੇ) ਮੁਖ ਦੀ ਛੱਬੀ ਨੂੰ ਵੇਖ ਕੇ ਚੰਦ੍ਰਮਾ ਖਿਡ ਰਿਹਾ ਹੈ ਅਤੇ ਕ੍ਰੋਧ ਦੇ ਮਾਰੇ ਉਸ ਦੀ ਛਾਤੀ ਵਿਚ ਛੇਕ ਹੋ ਗਿਆ ਹੈ। (ਰਾਜੇ ਦੇ) ਤੇਜ ਨੂੰ ਵੇਖ ਕੇ ਅੰਗ ਵੀ ਚਿਤ ਵਿਚ ਚਿੜ੍ਹ ਗਈ ਹੈ ਅਤੇ ਹੋਰਨਾਂ ਦੇ ਘਰਾਂ ਨੂੰ ਸੜ ਰਹੀ ਹੈ। ਜਿਸ ਤਰ੍ਹਾਂ ਦੀ ਸੁੰਦਰਤਾ ('ਪ੍ਰਭਾ') ਅਜ ਰਾਜੇ ਦੀ ਵੇਖੀ ਹੈ, ਉਸ ਤਰ੍ਹਾਂ ਦੇ ਸਰੂਪ ਦਾ ਆਸੀਂ (ਕੋਈ ਹੋਰ) ਰਾਜਾ ਨਹੀਂ ਵੇਖਿਆ। ੨੪।

(ਉਸ ਦਾ) ਸੁੰਦਰ ਰੂਪ ਹੈ, ਮਹਾਨ ਜਵਾਨ ਹੈ, ਚੌਹਾਂ ਚੱਕਾਂ ਵਿਚ ਪ੍ਰਧਾਨ ਹੈ, (ਇਸ ਤਰ੍ਹਾਂ ਦਾ) ਆਸੀਂ ਉਸ ਨੂੰ ਜਾਣਿਆ ਹੈ। ਸੂਰਜ ਸਮਾਨ ਵੀ ਉਸ ਦੀ ਪ੍ਰਭਾ ਦਾ ਅਨੁਮਾਨ ਨਹੀਂ ਹੋ ਸਕਦਾ। (ਉਹ) ਰਾਜਾ ਹੈ ਜਾਂ ਰਾਣਾ ਹੈ ਜਾਂ (ਇਨ੍ਹਾਂ ਤੋਂ ਵੀ) ਮਹਾਨ ਦਸਿਆ ਜਾਂਦਾ ਹੈ। ਦੇਵਤੇ ਅਤੇ ਦੈਤ ਆਪਣੇ ਮਨ ਵਿਚ ਹੈਰਾਨ ਹੋ ਰਹੇ ਹਨ। ਰਾਤ ਨੇ (ਉਸ ਨੂੰ) ਚੰਦ੍ਰਮਾ ਦੇ ਰੂਪ ਵਿਚ ਪਛਾਣਿਆ ਹੈ। ਦਿਨ ਨੇ ਸੂਰਜ ਕਰ ਕੇ, ਮੁਨੀਆਂ ਨੇ ਭਗਵਾਨ ਵਜੋਂ ਪਛਾਣਿਆ ਹੈ ਅਤੇ ਮੋਰਾਂ ਨੇ ਮਨ ਵਿਚ ਬਦਲ ਕਰ ਕੇ ਮੰਨਿਆ ਹੈ। ੨੫।

ਕੋਇਲ ਬਸੰਤ ਰੁਤ ਜਾਣ ਕੇ ਬੋਲ ਪਈ ਹੈ ਅਤੇ ਚਕੋਰਾਂ ਨੇ ਚੰਦ੍ਰ-ਸਰੂਪ ਦਾ ਵਰਣਨ ਕੀਤਾ ਹੈ। ਸਾਰਿਆਂ ਸਾਧਾਂ ਨੇ ਸ਼ਾਂਤਿ ਵਾਲੇ ਸੁਭਾ ਵਾਲਾ ਮੰਨਿਆ ਹੈ ਅਤੇ ਯੋਧਿਆਂ ਨੇ ਪ੍ਰਤਖ ਕ੍ਰੋਧ ਸਮਝਿਆ ਹੈ। ਬਾਲਕਾਂ ਨੇ ਬਾਲ ਸੁਭਾ ਕਰ ਕੇ ਜਾਣਿਆ ਹੈ ਅਤੇ ਵੈਰੀਆਂ ਨੇ ਉਸ ਨੂੰ ਕਾਲ ਰੂਪ ਵਜੋਂ ਪਛਾਣਿਆ ਹੈ। ਦੇਵਤਿਆਂ ਨੇ ਦੇਵ, ਦੈਤਾਂ ਨੇ ਸਿਵ ਅਤੇ ਰਾਜਿਆਂ ਨੇ ਵੱਡਾ ਰਾਜਾ ਕਰ ਕੇ ਮਨ ਵਿਚ ਜਾਣਿਆ ਹੈ। ੨੬।

ਸਾਧਾਂ ਨੇ ਸਿੱਧ ਸਰੂਪ ਵਿਚ ਵੇਖਿਆ ਹੈ ਅਤੇ ਵੈਰੀਆਂ ਨੇ ਉਸ ਨੂੰ ਵਿਸ਼ੇਸ਼ ਵੈਰੀ ਦੇ ਰੂਪ ਵਿਚ ਜਾਣਿਆ ਹੈ। ਚੌਹਾਂ ਨੇ ਪ੍ਰਭਾਤ ਦੇ ਸਮੇਂ ਵਜੋਂ ਅਤੇ ਕਰੋੜਾਂ ਮੋਰਾਂ ਨੇ ਉਸ ਨੂੰ ਸਹੀ ਕਾਲੇ ਬਦਲ ਵਜੋਂ ਵਿਚਾਰਿਆ ਹੈ। ਸਹਿਰ ਦੀਆਂ ਸਾਰੀਆਂ ਨਾਰੀਆਂ ਨੇ ਕਾਮ ਦੇ ਰੂਪ ਵਿਚ ਅਤੇ ਸਾਰਿਆਂ ਗਣਾਂ ਨੇ ਸਿਵ ('ਸੰਭੂ') ਦੇ ਸਮਾਨ ਵੇਖਿਆ ਹੈ। ਸਿੱਧ ਨੇ ਉਸ ਨੂੰ ਸੂਂਤਿ ਬੂੰਦ ਕਰ ਕੇ ਅਤੇ ਰਾਜਿਆਂ ਨੇ ਵੱਡਾ ਰਾਜਾ ਕਰ ਕੇ ਤਕਿਆ ਹੈ। ੨੭।

ਕੰਬਲ ਜਿਵੇਂ ਪਸਮੀਨੇ ਦੀ ਸਾਲ ਕੋਲ (ਪਿਆ ਲਗਦਾ ਹੈ), ਉਸੇ ਤਰ੍ਹਾਂ (ਚੰਗੇ ਚੰਗੇ) ਰਾਜੇ (ਅਜ ਰਾਜੇ ਦੇ) ਕੋਲ ਬੈਠੇ ਲਗਦੇ ਸਨ। (ਅਜ ਰਾਜੇ ਦੀ) ਨਕ ਨੂੰ ਵੇਖ ਕੇ ਤੋਤਾ ਮਨ ਵਿਚ ਗੁੱਸਾ ਕਰਦਾ ਹੈ ਅਤੇ ਦੋਹਾਂ ਨੈਣਾਂ ਨੂੰ ਵੇਖ ਕੇ ਹਿਰਨ ('ਏਣ') ਲਜਾ

ਪੇਖਿ ਗੁਲਾਬ ਸਰਾਬ ਪੀਐ ਜਨੁ ਪੇਖਤ ਅੰਗ ਅਨੰਗ ਰਿਸਾਏ।  
ਕੰਠ ਕਪੋਤ ਕਟੂ ਪਰ ਕੇਹਰ ਰੋਸ ਰਸੇ ਗ੍ਰਿਹ ਭੂਲਿ ਨ ਆਏ। ੨੮।

ਪੇਖਿ ਸਰੂਪ ਸਿਰਾਤ ਨ ਲੋਚਨ ਘੂਟਡ ਹੈ ਜਨੁ ਘੂਟ ਅਮੀ ਕੇ।  
ਗਾਵਤ ਗੀਤ ਬਜਾਵਤ ਤਾਲ ਬਤਾਵਤ ਹੈ ਜਨੋ ਆਛਰ ਹੀ ਕੇ।  
ਭਾਵਤ ਨਾਰਿ ਸੁਹਾਵਤ ਗਾਰ ਦਿਵਾਵਤ ਹੈ ਭਰਿ ਆਨੰਦ ਜੀ ਕੇ।  
ਤੂ ਸੁ ਕੁਮਾਰ ਰਚੀ ਕਰਤਾਰ ਕਹੈ ਅਬਿਚਾਰ ਤ੍ਰੀਆ ਬਰ ਨੀਕੇ। ੨੯।

ਦੇਖਤ ਰੂਪ ਸਿਰਾਤ ਨ ਲੋਚਨ ਪੇਖਿ ਛਕੀ ਪੀਅ ਕੀ ਛਬਿ ਨਾਰੀ।  
ਗਾਵਤ ਗੀਤ ਬਜਾਵਤ ਢੋਲ ਸ਼ੁਦੰਗ ਮੁਚੰਗਨ ਕੀ ਧੁਨਿ ਭਾਰੀ।  
ਆਵਤ ਜਾਤ ਜਿਤੀ ਪੁਰ ਨਾਗਰ ਗਾਗਰਿ ਡਾਰਿ ਲਖੈ ਦੁਤਿ ਭਾਰੀ।  
ਰਾਜ ਕਰੋ ਤਬ ਲੋ ਜਬ ਲੋ ਮਹਿ ਜਉ ਲਗ ਗੰਗ ਬਹੈ ਜਮੁਨਾ ਰੀ। ੩੦।

ਜਉਨ ਪ੍ਰਭਾ ਅਜਿ ਰਾਜ ਕੀ ਰਾਜਤ ਸੋ ਕਹਿ ਕੈ ਕਿਹ ਭਾਤਿ ਗਨਾਊ।  
ਜਉਨ ਪ੍ਰਭਾ ਕਥਿ ਦੇਤ ਸਬੈ ਜੋ ਪੈ ਤਾਸ ਕਹੋ ਜੀਅ ਬੀਚ ਲਜਾਊ।  
ਹਉ ਚਹੂੰ ਓਰ ਫਿਰਿਓ ਬਸੁਧਾ ਛਬਿ ਅੰਗਨ ਕੀਨ ਕਹੂੰ ਕੋਈ ਪਾਊ।  
ਲੇਖਨ ਉਖ ਹੈ ਜਾਤ ਲਿਖੋ ਛਬਿ ਆਨਨ ਤੇ ਕਿਸਿ ਭਾਖਿ ਸੁਨਾਊ। ੩੧।

ਨੈਨਨ ਬਾਨ ਚਹੂੰ ਦਿਸ ਮਾਰਤ ਘਾਇਲ ਕੈ ਪੁਰ ਬਾਸਨ ਡਾਰੀ।  
ਸਾਰਸੂਤੀ ਨ ਸਕੈ ਕਹਿ ਰੂਪ ਸਿੰਗਾਰ ਕਹੈ ਮਤਿ ਕਉਨ ਬਿਚਾਰੀ।  
ਕੋਕਿਲ ਕੰਠਿ ਹਰਿਓ ਨਿ੍ਧੁ ਨਾਇਕ ਛੀਨ ਕਪੋਤ ਕੀ ਗ੍ਰੀਵ ਅਨਿਆਰੀ।  
ਰੀਝ ਗਿਰੇ ਨਰ ਨਾਰਿ ਧਰਾ ਪਰ ਘੂਮਤਿ ਹੈ ਜਨੁ ਘਾਇਲ ਭਾਰੀ। ੩੨।

ਦੋਹਰਾ

ਨਿਰਖ ਰੂਪ ਅਜਿ ਰਾਜ ਕੋ ਰੀਝ ਰਹੇ ਨਰ ਨਾਰਿ।  
ਇੰਦ੍ਰ ਕਿ ਚੰਦ੍ਰ ਕਿ ਸੂਰ ਇਹਿ ਇਹ ਬਿਧਿ ਕਰਤ ਬਿਚਾਰ। ੩੩।

ਰਿਹਾ ਹੈ। (ਉਸ ਦੀਆਂ ਗਲ੍ਹਾਂ ਨੂੰ) ਵੇਖ ਕੇ ਗੁਲਾਬ ਮਾਨੋ ਸ਼ਰਾਬ ਪੀਤੀ ਹੋਈ ਸਥਿਤੀ ਵਿਚ ਹੋ ਗਿਆ ਹੋਵੇ ਅਤੇ ਅੰਗਾਂ ਦੀ ਸੁੰਦਰਤਾ ਨੂੰ ਵੇਖ ਕੇ ਕਾਮ ਦੇਵ ਕ੍ਰੋਧ ਕਰ ਰਿਹਾ ਹੈ। ਕੰਠ ਨੂੰ ਵੇਖ ਕੇ ਕਬੂਤਰ, ਲਕ ਨੂੰ ਵੇਖ ਕੇ ਸ਼ੇਰ ਕ੍ਰੋਧਵਾਨ ਹੋ ਕੇ ਘਰ ਨੂੰ ਪਰਤਣਾ ਵੀ ਭੁਲ ਗਿਆ ਹੈ। ੨੮।

(ਅਜ ਰਾਜੇ ਦੇ) ਸਰੂਪ ਨੂੰ ਵੇਖ ਕੇ ਅੱਖਾਂ ਤ੍ਰਿਪਤ ('ਸਿਰਾਤ') ਨਹੀਂ ਹੁੰਦੀਆਂ ਅਤੇ (ਜਦੋਂ) ਘੁਟਦੀਆਂ ਹਨ (ਤਾਂ ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਅੰਮ੍ਰਿਤ ਦੇ ਘੂਟ ਪੀ ਰਹੀਆਂ ਹੋਣ। (ਸੁੰਦਰ ਇਸਤਰੀਆਂ) ਗੀਤ ਗਾਉਂਦੀਆਂ ਹਨ, ਤਾਲੀਆਂ ਵਜਾਉਂਦੀਆਂ ਹਨ, (ਇੰਜ ਲਗਦਾ ਹੈ) ਮਾਨੋ (ਉਨ੍ਹਾਂ ਦੇ ਥੋੜ੍ਹੇ) ਹਿਰਦੇ ਦੇ ਅੱਖਰ ਹੀ ਕਹਿ ਰਹੇ ਹੋਣ। ਨਾਰੀਆਂ ਚੰਗੀਆਂ ਲਗਦੀਆਂ ਹਨ ਅਤੇ ਹਿਰਦੇ ਵਿਚ ਆਨੰਦਿਤ ਹੋ ਕੇ ਗਾਲੀਆਂ ਦਿੰਦੀਆਂ ਹਨ। ਸੁੰਦਰ ਇਸਤਰੀਆਂ ਪੂਰੀ ਤਰ੍ਹਾਂ ਵਿਚਾਰ ਕੇ ਕਹਿ ਰਹੀਆਂ ਹਨ ਕਿ ਹੇ ਕੁਮਾਰੀ! ਤੈਨੂੰ ਕਰਤਾਰ ਨੇ (ਅਜ ਰਾਜੇ ਲਈ ਹੀ) ਰਚਿਆ ਹੈ। ੨੯।

ਰੂਪ ਨੂੰ ਵੇਖ ਕੇ ਅੱਖਾਂ ਰਜਦੀਆਂ ਨਹੀਂ, ਪ੍ਰਿਯ (ਅਜ ਰਾਜਾ) ਦੀ ਛਬੀ ਨੂੰ ਵੇਖ ਕੇ ਨਾਰੀਆਂ ਮਸਤ ਹੋ ਗਈਆਂ ਹਨ। ਗੀਤ ਗਾਉਂਦੀਆਂ ਹਨ; ਢੋਲ, ਮ੍ਰਿਦੰਗ, ਮੁਚੰਗ ਆਦਿ ਦੀ ਭਾਰੀ ਧੂਨ ਗੁੰਜ ਰਹੀ ਹੈ। ਜਿਤਨੀਆਂ ਵੀ ਨਗਰ ਦੀਆਂ ਇਸਤਰੀਆਂ ਆਉਂਦੀਆਂ ਜਾਂਦੀਆਂ ਹਨ ਅਤੇ ਗਾਗਰਾਂ ਨੂੰ ਸੁਟ ਕੇ (ਅਜ ਰਾਜੇ ਦੀ) ਸੁੰਦਰਤਾ ਨੂੰ ਵੇਖਦੀਆਂ ਹਨ। (ਅਤੇ ਅਸੀਸ ਦਿੰਦੀਆਂ ਹਨ ਕਿ) ਤਦ ਤਕ ਰਾਜ ਕਰੋ ਜਦ ਤਕ ਧਰਤੀ ਉਤੇ ਗੰਗਾ ਅਤੇ ਯਸਨਾ ਵਗਦੀਆਂ ਹਨ। ੩੦।

ਜੋ ਪ੍ਰਭਾ ਅਜ ਰਾਜੇ ਦੀ ਸੁਸ਼ੋਭਿਤ ਹੋ ਰਹੀ ਹੈ, ਉਸ ਦਾ ਕਿਸ ਤਰ੍ਹਾਂ ਬਖਾਨ ਕਰਾਂ। ਜੋ ਉਪਮਾ ਸਾਰੇ ਕਵੀ ਲੋਕ ਦਿੰਦੇ ਹਨ, ਜੋ (ਮੈਂ) ਉਹੀ ਕਹਾਂ, ਤਾਂ ਮਨ ਵਿਚ ਬਹੁਤ ਸ਼ਰਮ ਆਉਂਦੀ ਹੈ। ਮੈਂ ਧਰਤੀ ਉਤੇ ਚੌਹਾਂ ਪਾਸੇ ਫਿਰਿਆ ਹਾਂ ਕਿ ਕਿਤੋਂ (ਰਾਜੇ ਦੇ) ਅੰਗਾਂ ਦੀ ਕੋਈ (ਉਪਮਾ) ਲਭ ਲਵਾਂ। ਛਬੀ ਨੂੰ ਲਿਖਦਿਆਂ ਕਲਮ ਗੰਨੇ ਵਰਗੀ ਮੋਟੀ ਹੋ ਗਈ ਹੈ (ਪਰ ਉਪਮਾ ਕਹੀ ਨਹੀਂ ਗਈ)। ਹੁਣ ਉਸ ਨੂੰ ਮੂੰਹ ਤੋਂ ਕਿਸ ਤਰ੍ਹਾਂ ਕਹਿ ਕੇ ਸੁਣਾਵਾਂ। ੩੧।

(ਅਜ ਰਾਜੇ ਨੇ) ਨੈਣਾਂ ਦੇ ਤੀਰ ਚੌਹਾਂ ਪਾਸਿਆਂ ਵਲ ਮਾਰ ਕੇ ਨਗਰ ਵਿਚ ਵਸਣ ਵਾਲੀਆਂ (ਸਾਰੀਆਂ ਇਸਤਰੀਆਂ ਨੂੰ) ਘਾਇਲ ਕਰ ਦਿੱਤਾ ਹੈ। ਸਰਸਵਤੀ (ਉਸ ਦੇ) ਰੂਪ ਨੂੰ ਕਹਿ ਨਹੀਂ ਸਕਦੀ, ਉਸ ਦੇ ਰੂਪ ਅਤੇ ਸਿੰਗਾਰ ਨੂੰ ਕਹਿਣ ਦੇ ਸਮਰਥ ਮੇਰੀ ਬੁੱਧੀ ਕਿਥੇ ਹੈ। ਰਾਜਿਆਂ ਦੇ ਨਾਇਕ (ਅਜ ਰਾਜੇ) ਨੇ ਕੋਇਲ ਦਾ ਗਲਾ ਖੋ ਲਿਆ ਹੈ ਅਤੇ ਕਬੂਤਰ ਦੀ ਗਰਦਨ ਚੁਰਾ ਲਈ ਹੈ (ਜੋ ਉਸ ਤੋਂ) ਅਭਿਨ ਹੈ। (ਉਥੋਂ ਦੇ) ਨਰ ਨਾਰੀ (ਰਾਜੇ ਉਤੇ) ਮੋਹਿਤ ਹੋ ਕੇ ਧਰਤੀ ਉਤੇ ਇਸ ਤਰ੍ਹਾਂ ਡਿਗ ਪਏ ਹਨ ਮਾਨੋ ਕੋਈ ਬਹੁਤ ਜ਼ਖਮੀ ਘੁੰਮੇਰੀ ਖਾ ਰਿਹਾ ਹੋਵੇ। ੩੨।

ਦੋਹਰਾ

ਅਜ ਰਾਜ ਦਾ ਰੂਪ ਵੇਖ ਕੇ ਸਾਰੇ ਨਰ ਨਾਰੀਆਂ ਮੋਹਿਤ ਹੋ ਰਹੀਆਂ ਹਨ। ਸਾਰੇ ਇਸ ਤਰ੍ਹਾਂ ਵਿਚਾਰ ਕਰਦੇ ਹਨ ਕਿ ਇਹ ਇੰਦਰ ਹੈ, ਜਾਂ ਚੰਦ੍ਰਮਾ ਹੈ ਜਾਂ ਸੂਰਜ ਹੈ। ੩੩।

### ਕਬਿੜਤ

ਨਾਗਨ ਕੇ ਡਉਨਾ ਹੈਂ ਕਿ ਕੀਨੇ ਕਾਹੂੰ ਟਉਨਾ ਹੈਂ  
ਕਿ ਕਾਮ ਕੇ ਖਿਲਉਨਾ ਹੈਂ ਬਨਾਏ ਹੈਂ ਸੁਧਾਰ ਕੇ।  
ਇਸਤ੍ਰਿਨ ਕੇ ਪ੍ਰਾਨ ਹੈਂ ਕਿ ਸੁੰਦਰਤਾ ਕੀ ਖਾਨ ਹੈਂ  
ਕਿ ਕਾਮ ਕੇ ਕਲਾਨ ਬਿਧਿ ਕੀਨੇ ਹੈਂ ਬਿਚਾਰ ਕੇ।  
ਚਾਤੁਰਤਾ ਕੇ ਭੇਸ ਹੈਂ ਕਿ ਰੂਪ ਕੇ ਨਰੇਸ ਹੈਂ  
ਕਿ ਸੁੰਦਰ ਸੁ ਦੇਸ ਏਸ ਕੀਨੇ ਚੰਦ੍ਰ ਸਾਰ ਕੇ।  
ਤੇਗ ਹੈਂ ਕਿ ਤੀਰ ਹੈਂ ਕਿ ਬਾਨਾ ਬਾਂਧੇ ਬੀਰ ਹੈਂ  
ਸੁ ਐਸੇ ਨੇੜ੍ਹ ਅਜਿ ਕੇ ਬਿਲੋਕੀਐ ਸੰਭਾਰ ਕੇ। ੮੪।

### ਸਵੈਯਾ

ਤੀਰਨ ਤੇ ਤਰਵਾਰਨ ਸੇ ਮ੍ਰਿਗ ਬਾਰਨ ਸੇ ਅਵਿਲੋਕਹੁ ਜਾਈ।  
ਰੀਝ ਰਹੀ ਰਿਝਵਾਰ ਲਖੇ ਦੁਡਿ ਭਾਖਿ ਪ੍ਰਭਾ ਨਹੀ ਜਾਤ ਬਤਾਈ।  
ਸੰਗਿ ਚਲੀ ਉਠਿ ਬਾਲ ਬਿਲੋਕਨ ਮੌਰ ਚਕੋਰ ਰਹੇ ਉਰਝਾਈ।  
ਛੀਠਿ ਪਰੈ ਅਜਿ ਰਾਜ ਜਬੈ ਚਿਤ ਦੇਖਤ ਹੀ ਤ੍ਰੀਆ ਲੀਨ ਚੁਰਾਈ। ੮੫।

### ਤੋਮਰ ਛੰਦ

ਅਵਿਲੋਕੀਆ ਅਜਿ ਰਾਜਾ। ਅਤਿ ਰੂਪ ਸਰਬ ਸਮਾਜ।  
ਅਤਿ ਰੀਝ ਕੈ ਹਸ ਬਾਲ। ਗੁਹਿ ਢੂਲ ਮਾਲ ਉਤਾਲਾ। ੮੬।

ਗਹਿ ਢੂਲ ਕੀ ਕਿਰ ਮਾਲ। ਅਤਿ ਰੂਪਵੰਤ ਸੁ ਬਾਲ।  
ਤਿਸੁ ਡਾਰੀਆ ਉਰਿ ਆਨਿ। ਦਸ ਚਾਰਿ ਚਾਰਿ ਨਿਧਾਨ। ੮੭।

ਤਿਹ ਦੇਬਿ ਆਗਿਆ ਕੀਨ। ਦਸ ਚਾਰਿ ਚਾਰਿ ਪ੍ਰਬੀਨ।  
ਸੁਨਿ ਸੁੰਦਰੀ ਇਮ ਬੈਨ। ਸਸਿ ਕ੍ਰਾਂਤ ਸੁੰਦਰ ਨੈਨ। ੮੮।

ਤਵ ਜੋਗ ਹੈ ਅਜਿ ਰਾਜ। ਸੁਨ ਰੂਪਵੰਤ ਸਲਾਜ।  
ਬਰੁ ਆਜੁ ਤਾ ਕਹ ਜਾਇ। ਸੁਨਿ ਬੈਨ ਸੁੰਦਰ ਕਾਇ। ੮੯।

ਗਹਿ ਢੂਲ ਮਾਲ ਪ੍ਰਬੀਨ। ਉਰਿ ਡਾਰ ਤਾ ਕੇ ਦੀਨ।  
ਤਬ ਬਾਜ ਤੂਰ ਅਨੇਕ। ਡਫ ਬੀਣ ਬੇਣ ਬਸੇਖ। ੯੦।

### ਕਬਿੜਤ

ਨਾਗਾਂ ਦੇ ਬੱਚੇ ਹਨ, ਜਾਂ ਕਿਸੇ ਦੇ ਜਾਦੂ ਦੇ ਬਣਾਏ ਹੋਏ ਹਨ, ਜਾਂ ਕਾਮ ਦੇਵ ਦੇ ਖਿੱਡੋਣੇ ਹਨ, (ਇਸ ਤਰ੍ਹਾਂ) ਸੁਧਾਰ ਕੇ ਬਣਾਏ ਹੋਏ ਹਨ। ਇਸਤਰੀਆਂ ਦੇ ਪ੍ਰਾਣ ਹਨ, ਜਾਂ ਸੁੰਦਰਤਾ ਦੀ ਖਾਣ ਹਨ, ਜਾਂ ਕਾਮ ਦੇਵ ਦੀਆਂ ਕਲਾਵਾਂ ਹਨ, (ਇਨ੍ਹਾਂ ਨੂੰ) ਵਿਧਾਤਾ ਨੇ ਵਿਚਾਰ ਪੁਰਵਕ ਬਣਾਇਆ ਹੈ। ਚਤੁਰਤਾ ਦਾ ਭੇਸ ਹਨ, ਜਾਂ ਰੂਪ ਦੇ ਰਾਜੇ ਹਨ, ਜਾਂ ਸੁੰਦਰ ਦੇਸ ਦੇ ਸੁਆਮੀ ਹਨ, ਜਾਂ ਚੰਦ੍ਰਮਾ ਦਾ ਸਾਰ ਰੂਪ ਹਨ। ਤਲਵਾਰ ਹਨ, ਜਾਂ ਤੀਰ ਹਨ, ਜਾਂ ਬਾਣ ਸਜਾਏ ਕੋਈ ਸੂਰਵੀਰ ਹਨ। ਸੋ ਇਸ ਤਰ੍ਹਾਂ ਦੇ ਅਜ ਰਾਜੇ ਦੇ ਨੇਤਰ ਹਨ, (ਉਨ੍ਹਾਂ ਵਲ) ਸੰਭਲ ਕੇ ਵੇਖਣਾ ਚਾਹੀਦਾ ਹੈ। ੮।

### ਸਵੈਯਾ

(ਰਾਜੇ ਦੇ ਨੈਣ) ਤੀਰਾਂ ਵਰਗੇ ਹਨ, ਜਾਂ ਤਲਵਾਰਾਂ ਜਿਹੇ ਹਨ, ਜਾਂ ਹਿਰਨਾਂ ਦੇ ਬੱਚਿਆਂ ਦੇ ਸਮਾਨ ਹਨ। (ਇਸ ਪ੍ਰਕਾਰ ਦਾ ਨਿਰਨਾ ਕਰਨ ਲਈ) ਜਾ ਕੇ ਵੇਖਣਾ ਚਾਹੀਦਾ ਹੈ। (ਰਾਜੇ ਦੀ) ਚਮਕ ਨੂੰ ਵੇਖ ਕੇ (ਸਾਰੀ ਲੁਕਾਈ) ਰੀਝ ਰਹੀ ਹੈ ਅਤੇ ਪ੍ਰਭਾ ਬਰੇ ਕਹਿਣਾ ਚਾਹੁੰਦੇ ਹਨ, ਪਰ ਕਹਿ ਨਹੀਂ ਸਕਦੇ। ਇਸਤਰੀ (ਰਾਜ ਕੁਮਾਰੀ) ਵੇਖਣ ਲਈ (ਹੋਰਨਾਂ) ਨਾਲ ਉਠ ਕੇ ਚਲ ਪਈ ਹੈ ਅਤੇ ਮੌਰ, ਚਕੋਰ ਵੀ (ਉਸ ਦੇ ਰੂਪ ਦੀ ਸਥਿਤੀ ਬਰੇ) ਉਲੜੇ ਹੋਏ ਹਨ। ਜਿਸ ਵੇਲੇ ਅਜ ਰਾਜਾ ਦਿਖ ਗਿਆ, ਵੇਖਦਿਆਂ ਹੀ ਰਾਜ ਕੁਮਾਰੀ ਦੇ ਚਿਤ ਨੂੰ ਚੁਰਾ ਲਿਆ। ੮।

### ਤੋਮਰ ਛੰਦ

(ਰਾਜ ਕੁਮਾਰੀ ਨੇ) ਅਜ ਰਾਜੇ ਨੂੰ ਵੇਖ ਲਿਆ ਹੈ। ਉਹ ਸੁੰਦਰ ਸਰੂਪ ਵਾਲਾ  
ਅਤੇ ਸਾਰੇ ਸਮਾਜ ਸਹਿਤ ਹੈ। ਬਹੁਤ ਪ੍ਰਸੰਨ ਹੋ ਕੇ ਅਤੇ ਹਸ ਕੇ (ਰਾਜ ਕੁਮਾਰੀ ਨੇ)  
ਛੇਤੀ ਹੀ ਢੂਲਾਂ ਦੀ ਮਾਲਾ ਗੁੰਦ ਲਈ। ੮੯।

(ਫਿਰ) ਢੂਲਾਂ ਦੀ ਮਾਲਾ ਹੱਥ ਵਿਚ ਫੜ ਲਈ। ਉਹ ਰਾਜ ਕੁਮਾਰੀ ਬਹੁਤ ਸੁੰਦਰ  
ਸਰੂਪ ਵਾਲੀ ਹੈ। ਉਸ ਨੇ ਆ ਕੇ (ਅਜ ਰਾਜਾ) ਦੇ ਗਲੇ ਵਿਚ ਮਾਲਾ ਪਾ ਦਿੱਤੀ ਜੋ  
ਅਠਾਰ੍ਹਾਂ ਨਿਧੀਆਂ ਦਾ ਸੁਆਮੀ ਸੀ। ੯੦।

ਉਸ ਨੂੰ ਦੇਵੀ (ਸਰਸਵਤੀ) ਨੇ ਆਗਿਆ ਕੀਤੀ ਜੋ ਅਠਾਰ੍ਹਾਂ ਕਲਾਵਾਂ ਵਿਚ ਨਿਪੁਣ  
ਸੀ। ਹੇ ਸੁੰਦਰੀ! ਇਨ੍ਹਾਂ ਬਚਨਾਂ ਨੂੰ ਸੁਣੋ, ਜਿਸ ਦੇ ਨੈਣ ਚੰਦ੍ਰਮਾ ਵਾਂਗ ਜੋਤਿਮਈ ਹਨ। ੯੧।

ਅਜ ਰਾਜਾ ਤੇਰਾ (ਪਤੀ ਹੋਣ) ਯੋਗ ਹੈ। ਸੁਣ, ਉਹ ਰੂਪਵਾਨ ਅਤੇ ਲਜ ਸਹਿਤ  
ਹੈ। ਹੁਣੇ ਜਾ ਕੇ ਉਸ ਨੂੰ ਵਰ ਲੈ। ਹੇ ਸੁੰਦਰ ਸ਼ਰੀਰ ਵਾਲੀਏ! (ਮੇਰੇ) ਬਚਨ ਸੁਣ ਲੈ। ੯੨।

ਉਸ ਪ੍ਰਬੀਨ (ਰਾਜ ਕੁਮਾਰੀ) ਨੇ ਢੂਲਾਂ ਦੀ ਮਾਲਾ ਪਕੜ ਕੇ, ਉਸ ਦੇ ਗਲ ਵਿਚ  
ਪਾ ਦਿੱਤੀ। ਉਸ ਵੇਲੇ ਖਾਸ ਕਰ ਕੇ ਡਫ, ਬੀਨ, ਬੇਣ ਅਤੇ ਤੂਰ ਆਦਿ ਵਜੇ ਵਜਣ  
ਲਗੇ। ੯੩।

ਡਫ ਬਾਜ ਢੋਲ ਮ੍ਰਿਦੰਗ। ਅਤਿ ਤੂਰ ਤਾਨ ਤਰੰਗ।  
ਨਯ ਬਾਸੁਰੀ ਅਰੁ ਬੈਨ। ਬਹੁ ਸੁੰਦਰੀ ਸੁਭ ਨੈਨ। ੯੧।

ਤਿਹ ਬਿਆਹਿ ਕੈ ਅਜਿ ਰਾਜਿ। ਬਹੁ ਭਾਤਿ ਲੈ ਕਰ ਦਾਜਾ।  
ਗ੍ਰਿਹ ਆਈਆ ਸੁਖ ਪਾਇ। ਡਫ ਬੇਣ ਬੀਣ ਬਜਾਇ। ੯੨।  
ਅਜਿ ਰਾਜ ਰਾਜ ਮਹਾਨ। ਦਸ ਚਾਰਿ ਚਾਰਿ ਨਿਧਾਨ।  
ਸੁਖ ਸਿੰਘ ਸੀਲ ਸਮੁੰਦ੍ਰ। ਜਿਨਿ ਜੀਤਿਆ ਰਣ ਰੁਦ੍ਰ। ੯੩।

ਇਹ ਭਾਤਿ ਰਾਜ ਕਮਾਇ। ਸਿਰਿ ਅਤ੍ਰ ਪੜ੍ਹ ਫਿਰਾਇ।  
ਰਣ ਧੀਰ ਰਾਜ ਬਿਸੇਖ। ਜਗ ਕੀਨ ਜਾਸੁ ਭਿਖੇਖ। ੯੪।

ਜਗਜੀਤ ਚਾਰਿ ਦਿਸਾਨ। ਅਜਿ ਰਾਜ ਰਾਜ ਮਹਾਨ।  
ਨ੍ਹਿਪ ਦਾਨ ਸੀਲ ਪਹਾਰ। ਦਸ ਚਾਰਿ ਚਾਰਿ ਉਦਾਰ। ੯੫।

ਦੁਤਿਵੰਤਿ ਸੁੰਦਰ ਨੈਨ। ਜਿਹ ਪੇਖਿ ਖਿਲਤ ਸੈਨ।  
ਮੁਖ ਦੇਖਿ ਚੰਦ੍ਰ ਸਰੂਪ। ਚਿਤ ਸੌ ਚੁਰਾਵਤ ਭੂਪ। ੯੬।

ਇਹ ਭਾਤਿ ਕੈ ਬਡ ਰਾਜ। ਬਹੁ ਜਗ ਧਰਮ ਸਮਾਜ।  
ਜਉ ਕਰੋ ਸਰਬ ਬਿਚਾਰ। ਇਕ ਹੋਤ ਕਥਾ ਪਸਾਰ। ੯੭।

ਤਿਹ ਤੇ ਸੁ ਥੋਰੀਐ ਬਾਤ। ਸੁਨਿ ਲੇਹੁ ਭਾਖੋ ਭ੍ਰਾਤ।  
ਬਹੁ ਜਗ ਧਰਮ ਸਮਾਜ। ਇਹ ਭਾਤਿ ਕੈ ਅਜਿ ਰਾਜ। ੯੮।

ਜਗ ਆਪਨੇ ਅਜਿ ਮਾਨ। ਤਰਿ ਆਖ ਆਨ ਨ ਆਨ।  
ਤਬ ਕਾਲ ਕੋਪ ਕੁਵਾਲ। ਅਜਿ ਜਾਰੀਆ ਮਹਿ ਜ਼ਾਲ। ੯੯।

ਅਜਿ ਜੋਤਿ ਜੋਤਿ ਮਿਲਾਨ। ਤਬ ਸਰਬ ਦੇਖਿ ਡਰਾਨ।  
ਜਿਮ ਨਾਵ ਖੇਵਟ ਹੀਨ। ਜਿਮ ਦੇਹ ਅਰਥਲ ਛੀਨ। ੧੦੦।

ਜਿਮ ਗਾਵ ਰਾਵ ਬਿਹੀਨ। ਜਿਮ ਉਰਬਰਾ ਕ੍ਰਿਸ ਛੀਨ।  
ਜਿਮ ਦਿਰਬ ਹੀਣ ਭੰਡਾਰ। ਜਿਮ ਸਾਹਿ ਹੀਣ ਬਿਪਾਰ। ੧੦੧।

ਜਿਮ ਅਰਥ ਹੀਣ ਕਬਿਤ। ਬਿਨੁ ਪ੍ਰੇਮ ਕੇ ਜਿਮ ਮਿਤ।  
ਜਿਮ ਰਾਜ ਹੀਣ ਸੁ ਦੇਸ। ਜਿਮ ਸੈਣ ਹੀਨ ਨਰੇਸ। ੧੦੨।  
ਜਿਮ ਗਿਆਨ ਹੀਣ ਜੁਗੇਂਦ੍ਰ। ਜਿਮ ਭੂਮ ਹੀਣ ਮਹੇਂਦ੍ਰ।  
ਜਿਮ ਅਰਥ ਹੀਣ ਬਿਚਾਰ। ਜਿਮ ਦਰਬ ਹੀਣ ਉਦਾਰ। ੧੦੩।

ਡਫ, ਢੋਲ, ਮ੍ਰਿਦੰਗ, ਤੂਰ, ਤਾਨ, ਤਰੰਗ, ਨਵੀਂ ਬੰਸੁਰੀ ਆਦਿ ਵਜੇ ਵਜਦੇ ਹਨ।  
ਉਨ੍ਹਾਂ ਦੀ ਤਾਨ ਨਾਲ ਬੋਲ ਮਿਲਾ ਕੇ ਬਹੁਤ ਸੁੰਦਰ ਅਤੇ ਸੁਭ ਨਾਣਾਂ ਵਾਲੀਆਂ (ਇਸਤਰੀਆਂ  
ਗਾਉਂਦੀਆਂ ਹਨ)। ੯੧।

ਉਸ ਨੂੰ ਅਜ ਰਾਜਾ ਵਿਆਹ ਕੇ ਅਤੇ ਬਹੁਤ ਤਰ੍ਹਾਂ ਦਾ ਦਾਜ ਲੈ ਕੇ ਅਤੇ ਸੁਖ  
ਪ੍ਰਾਪਤ ਕਰ ਕੇ ਡਫ, ਬੇਣ ਅਤੇ ਬੀਨ ਵਜਾਉਂਦਾ ਘਰ ਆ ਗਿਆ। ੯੨।

ਅਜ ਰਾਜ ਬਹੁਤ ਮਹਾਨ ਰਾਜਾ ਹੈ ਅਤੇ ਅਠਾਰ੍ਹ ਨਿਧੀਆਂ ਦਾ ਸੁਆਮੀ ਹੈ।  
ਉਹ ਸੁਖ ਅਤੇ ਸੀਲ ਦਾ ਸਮੁੰਦਰ ਹੈ ਜਿਸ ਨੇ ਯੁੱਧ-ਭੂਮੀ ਵਿਚ ਰੁਦ੍ਰ ਨੂੰ ਜਿਤ ਲਿਆ  
ਸੀ। ੯੩।

ਇਸ ਤਰ੍ਹਾਂ (ਉਸ ਨੇ) ਰਾਜ ਕਮਾਇਆ ਅਤੇ ਸਿਰ ਉਤੇ ਛੜ੍ਹ ਝੁਲਵਾਇਆ।  
ਉਹ ਵਿਸ਼ੇਸ਼ ਰੂਪ ਵਿਚ ਰਣਧੀਰ ਹੈ। ਉਸ ਨੇ ਰਾਜ ਤਿਲਕ ਵੇਲੇ ਯੱਗ ਕੀਤਾ  
ਹੈ। ੯੪।

(ਉਸ ਨੇ) ਜਗਤ ਦੀਆਂ ਚੌਹਾਂ ਦਿਸ਼ਾਵਾਂ ਨੂੰ ਜਿਤ ਲਿਆ ਹੈ। ਅਜ ਰਾਜਾ ਬਹੁਤ  
ਮਹਾਨ ਰਾਜਾ ਹੈ। (ਉਹ) ਰਾਜਾ ਦਾਨ ਅਤੇ ਸੀਲ ਦਾ ਪਹਾੜ ਹੈ। ਉਹ ਅਠਾਰ੍ਹ  
(ਵਿਦਿਆਵਾਂ) ਵਿਚ ਬਹੁਤ ਉਦਾਰ ਹੈ। ੯੫।

ਸੁੰਦਰ ਚਮਕ ਦਮਕ ਵਾਲਾ ਅਤੇ ਸੁੰਦਰ ਨੈਣਾਂ ਵਾਲਾ ਹੈ, ਜਿਸ ਨੂੰ ਵੇਖ ਕੇ  
ਕਾਮਦੇਵ ਵੀ ਖਿੜਦਾ ਹੈ। (ਉਸ ਦਾ) ਮੁਖ ਚੰਦ੍ਰਮਾ ਵਰਗਾ ਦਿਖਦਾ ਹੈ। (ਉਹ) ਰਾਜਾ  
ਚਿਤ ਨੂੰ ਚੁਰਾ ਲੈਂਦਾ ਹੈ। ੯੬।

ਇਸ ਤਰ੍ਹਾਂ ਉਸ ਨੇ ਬਹੁਤ ਵੱਡਾ ਰਾਜ ਕੀਤਾ ਅਤੇ ਧਰਮ ਦੇ ਸਮਾਜ ਸਹਿਤ ਬਹੁਤ  
ਸਾਰੇ ਯੱਗ ਕੀਤੇ। ਜੇ ਸਾਰਾ ਪ੍ਰਸੰਗ ਵਿਚਾਰ ਪੂਰਵਕ ਕਹਾਂ ਤਾਂ (ਇਸ) ਇਕ ਕਥਾ ਦਾ  
ਬਹੁਤ ਵਿਸਤਾਰ ਹੋ ਜਾਵੇਗਾ। ੯੭।

ਇਸ ਲਈ ਥੋੜੀ ਹੀ ਗੱਲ (ਕਹਿੰਦਾ ਹਾਂ)। ਹੋ ਭਰਾਓ! (ਧਿਆਨ ਨਾਲ) ਸੁਣ  
ਲਵੋ। (ਉਸ ਨੇ) ਧਰਮ ਤੇ ਸਮਾਜ ਸਹਿਤ ਬਹੁਤ ਯੱਗ ਕੀਤੇ। ਇਸ ਤਰ੍ਹਾਂ ਅਜ ਰਾਜਾ  
ਨੇ (ਰਾਜ) ਕੀਤਾ। ੯੮।

ਅਜ ਰਾਜਾ ਨੇ ਜਗਤ ਨੂੰ ਆਪਣਾ ਕਰ ਕੇ ਮੰਨ ਲਿਆ ਸੀ। ਹੋਰ ਕਿਸੇ ਨੂੰ ਅੱਖ  
ਥਲੇ ਨਹੀਂ ਲਿਆਉਂਦਾ ਸੀ। ਤਦੋਂ ਕਾਲ ਦੇ ਕੋਧ ਦੀ ਤਲਵਾਰ ('ਕੁਵਾਲ') (ਪ੍ਰਗਟ ਹੋਈ)  
ਅਤੇ ਅਜ ਰਾਜੇ ਨੂੰ ਅਗਨੀ ਵਿਚ ਸਾਰ ਦਿੱਤਾ। ੯੯।

ਅਜ ਰਾਜੇ ਦੀ ਜੋਤਿ (ਮਹਾਨ) ਜੋਤਿ ਵਿਚ ਮਿਲ ਗਈ। ਤਦ ਸਭ ਲੋਕ ਵੇਖ  
ਕੇ ਡਰ ਗਏ। (ਉਨ੍ਹਾਂ ਦੀ ਸਥਿਤੀ ਇਸ ਪ੍ਰਕਾਰ ਸੀ) ਜਿਸ ਤਰ੍ਹਾਂ ਨੌਕਾ ਮਲਾਹ ਤੋਂ ਬਿਨਾ  
ਹੁੰਦੀ ਹੈ ਅਤੇ ਜਿਵੇਂ ਦੇਹੀ ਉਮਰ ('ਅਰਥਲ') ਦੇ ਖਤਮ ਹੋਣ ਤੇ ਹੋ ਜਾਂਦੀ ਹੈ। ੧੦੦।

ਜਿਵੇਂ ਰਾਓ (ਰੌਧਰੀ) ਤੋਂ ਬਿਨਾ ਪਿੰਡ ਹੈ, ਜਿਵੇਂ ਖੇਤੀ ਦੇ ਕਟੇ ਜਾਣ ਤੋਂ ਬਿਨਾ  
ਉਪਜਾਊ ਧਰਤੀ ਹੈ। ਜਿਵੇਂ ਧਨ ਤੋਂ ਬਿਨਾ ਖਜ਼ਾਨਾ ਹੈ, ਜਿਵੇਂ ਸ਼ਾਹ ਤੋਂ ਬਿਨਾ ਬਧਾਰ  
ਹੈ। ੧੦੧।

ਜਿਵੇਂ ਅਰਥ ਤੋਂ ਵਿਛੂਨੀ ਕਵਿਤਾ ਹੈ, ਜਿਵੇਂ ਪ੍ਰੇਮ ਤੋਂ ਬਿਨਾ ਮਿਤਰ ਹੈ, ਜਿਵੇਂ  
ਰਾਜੇ ਤੋਂ ਬਿਨਾ ਕੋਈ ਦੇਸ਼ ਹੈ, ਜਿਵੇਂ ਸੈਨਾ ਤੋਂ ਬਿਨਾ ਰਾਜਾ ਹੈ। ੧੦੨। ਜਿਵੇਂ ਗਿਆਨ  
ਤੋਂ ਬਿਨਾ ਜੋਗੀ ਹੈ, ਜਿਵੇਂ ਭੂਮੀ ਤੋਂ ਬਿਨਾ ਰਾਜਾ ਹੈ, ਜਿਵੇਂ ਅਰਥ ਤੋਂ ਬਿਨਾ ਵਿਚਾਰ  
ਹੈ, ਜਿਵੇਂ ਧਨ ਤੋਂ ਬਿਨਾ ਕੋਈ ਉਦਾਰ ਵਿਅਕਤੀ ਹੈ। ੧੦੩।

ਜਿਮ ਅੰਕੁਸ਼ ਹੀਣ ਗਜੇਸ। ਜਿਮ ਸੈਣ ਹੀਣ ਨਰੇਸ।  
 ਜਿਮ ਸਸਤ੍ਰ ਹੀਣ ਲੁਝਾਰ। ਜਿਮ ਬੁਧਿ ਬਾਝ ਬਿਚਾਰ। ੧੦੪।  
 ਜਿਮ ਨਾਰਿ ਹੀਣ ਭਤਾਰ। ਜਿਮ ਕੰਤ ਹੀਣ ਸੁ ਨਾਰ।  
 ਜਿਮ ਬੁਧਿ ਹੀਣ ਕਬਿਤ। ਜਿਮ ਪ੍ਰੇਮ ਹੀਣ ਸੁ ਮਿਤ। ੧੦੫।  
 ਜਿਮ ਦੇਸ ਭੂਪ ਬਿਹੀਨ। ਬਿਨੁ ਕੰਤ ਨਾਰਿ ਅਧੀਨ।  
 ਜਿਹ ਭਾਤਿ ਬਿਪੁ ਅਬਿਦਿ। ਜਿਮ ਅਰਥ ਹੀਣ ਸਿਬਿਦਿ। ੧੦੬।  
 ਤੇ ਕਰੋ ਸਰਬ ਨਰੇਸ। ਜੇ ਆ ਗਏ ਇਹ ਦੇਸਿ।  
 ਕਰਿ ਆਸਟ ਦਸ੍ਯ ਪੁਰਾਨ। ਦਿਜ ਬਿਆਸ ਬੇਦ ਨਿਧਾਨ। ੧੦੭।  
 ਕੀਨੇ ਅਠਾਰਹ ਪਰਬਾ। ਜਗ ਰੀਝੀਆ ਸੁਨਿ ਸਰਬ।  
 ਇਹ ਬਿਆਸ ਬ੍ਰਹਮ ਵਤਾਰ। ਭਏ ਪੰਚਮੇ ਮੁਖ ਚਾਰ। ੧੦੮।

ਇਉਂ ਸ੍ਰੀ ਬਚਿੜ੍ਹ ਨਾਟਕ ਗ੍ਰੰਥੇ ਪੰਚਮੋਵਤਾਰ ਬ੍ਰਹਮਾ ਬਿਆਸ  
 ਰਾਜਾ ਅਜ ਕੋ ਰਜ ਸਮਾਪਤੰ ੧੦੧ ਧ।

### ਅਥ ਬ੍ਰਹਮਾਵਤਾਰ ਖਟ ਰਿਖਿ ਕਥਨ

ਤੌਮਰ ਛੰਦ

ਜੁਗ ਆਗਲੇ ਇਹ ਬਿਆਸ। ਜਗਿ ਕੀਅ ਪੁਰਾਣ ਪ੍ਰਕਾਸ।  
 ਤਬ ਬਾਢਿਆ ਤਿਹ ਗਰਬਾ। ਸਰ ਆਪ ਜਾਨਿ ਨ ਸਰਬਾ। ੧।

ਤਬ ਕੋਧਿ ਕਾਲ ਕ੍ਰਵਾਲ। ਜਿਹ ਜਾਲ ਜਾਲ ਬਿਸਾਲ।  
 ਖਟ ਟੁਕ ਤਾ ਕਹ ਕੀਨਾ। ਪੁਨਿ ਜਾਨ ਕੈ ਤਿਨਿ ਦੀਨਾ। ੨।

ਨਹੀਂ ਲੀਨ ਪ੍ਰਾਨ ਨਿਕਾਰ। ਭਏ ਖਸਟ ਰਿਖੈ ਅਪਾਰ।  
 ਤਿਨ ਸਾਸਤ੍ਰਗ ਬਿਚਾਰ। ਖਟ ਸਾਸਤ੍ਰ ਨਾਮ ਸੁ ਡਾਰਿ। ੩।

ਖਟ ਸਾਸਤ੍ਰ ਕੀਨ ਪ੍ਰਕਾਸ। ਮੁਖਚਾਰ ਬਿਆਸ ਸੁ ਭਾਸ।  
 ਧਰਿ ਖਸਟਮੇ ਅਵਤਾਰ। ਖਟ ਸਾਸਤ੍ਰ ਕੀਨ ਸੁਧਾਰਿ। ੪।

ਇਉਂ ਸ੍ਰੀ ਬਚਿੜ੍ਹ ਨਾਟਕ ਗ੍ਰੰਥੇ ਖਸਟਮੇ ਅਵਤਾਰ ਬ੍ਰਹਮਾ ਖਸਟ ਰਿਖ ਸਮਾਪਤੰ ੯।

### ਅਥ ਬ੍ਰਹਮਾਵਤਾਰ ਕਾਲਿਦਾਸ ਕਥਨ

ਤੌਮਰ ਛੰਦ

ਇਹ ਬ੍ਰਹਮ ਬੇਦ ਨਿਧਾਨ। ਦਸ ਅਸਟ ਸਾਸਤ੍ਰ ਪ੍ਰਮਾਨ।  
 ਕਲਿ ਜੁਗਿਜ ਲਾਗ ਨਿਹਾਰਿ। ਭਏ ਕਾਲਿ ਦਾਸ ਅਬਿਚਾਰ। ੧।

ਜਿਵੇਂ ਅੰਕੁਸ਼ ਤੋਂ ਬਿਨਾ ਵੱਡਾ ਹਾਥੀ ਹੈ, ਜਿਵੇਂ ਸੈਨਾ ਤੋਂ ਬਿਨਾ ਰਾਜਾ ਹੈ, ਜਿਵੇਂ  
 ਸਸਤ੍ਰ ਤੋਂ ਬਿਨਾ ਧੋਣ ਹੈ, ਜਿਵੇਂ ਬੁੱਧੀ ਤੋਂ ਬਿਨਾ ਕੋਈ ਵਿਚਾਰ ਹੈ। ੧੦੮। ਜਿਵੇਂ ਨਾਰੀ  
 ਤੋਂ ਬਿਨਾ ਪਤੀ ਹੈ, ਜਿਵੇਂ ਕੰਤ ਤੋਂ ਬਿਨਾ ਨਾਰੀ ਹੈ, ਜਿਵੇਂ ਬੁੱਧੀ ਤੋਂ ਗੀਣੀ ਕਬਿੱਤ ਹੈ,  
 ਜਿਵੇਂ ਪ੍ਰੇਮ ਤੋਂ ਸਖਣਾ ਮਿਤਰ ਹੈ। ੧੦੯।

ਜਿਵੇਂ ਦੇਸ ਤੋਂ ਬਿਨਾ ਰਾਜਾ ਹੈ, ਜਿਵੇਂ ਪਤੀ ਤੋਂ ਬਿਨਾ ਨਾਰੀ ਅਧੀਨ ਹੁੰਦੀ ਹੈ,  
 ਜਿਵੇਂ ਅਨਪੜ੍ਹ ਬ੍ਰਾਹਮਣ ਹੁੰਦਾ ਹੈ, ਜਿਵੇਂ ਅਰਥ (ਗਿਆਨ) ਤੋਂ ਬਿਨਾ ਵਿਦਵਾਨ  
 ਹੈ। ੧੦੯। ਉਹ ਸਾਰੇ ਰਾਜੇ ਕਰੇ ਹਨ ਜੋ ਇਸ ਦੇਸ ਵਿਚ ਪੈਦਾ ਹੋਏ ਹਨ। (ਬਿਆਸ  
 ਨੇ) ਅਠਾਰ੍ਹਾਂ ਪੁਰਾਣ ਬਣਾਏ ਹਨ। ਬਿਆਸ ਪੰਡਿਤ ਵੇਦਾਂ ਦਾ ਖਜ਼ਾਨਾ ਹੈ। ੧੧੦।

(ਫਿਰ) ਉਸ ਨੇ (ਮਹਾਭਾਰਤ) ਦੇ ਅਠਾਰ੍ਹਾਂ ਪਰਬ ਬਣਾਏ ਹਨ, (ਜਿਨ੍ਹਾਂ ਨੂੰ) ਸੁਣ  
 ਕ ਸਾਰਾ ਜਗਤ ਰੀਝ ਰਿਹਾ ਹੈ। ਇਹ ਬਿਆਸ ਬ੍ਰਹਮਾ ਦਾ ਅਵਤਾਰ ਹੈ। ਇਹ ਬ੍ਰਹਮਾ  
 ਦਾ ਪੰਜਵਾਂ ਅਵਤਾਰ ਹੈ। ੧੧੦।

ਇਥੇ ਬਚਿੜ੍ਹ ਨਾਟਕ ਗ੍ਰੰਥ ਦੇ ਪੰਜਵੇਂ ਅਵਤਾਰ ਬ੍ਰਹਮਾ ਬਿਆਸ,  
 ਅਜ ਰਾਜਾ ਦੇ ਰਾਜ ਦੀ ਸਮਾਪਤੀ ਧ।

### ਹੁਣ ਬ੍ਰਹਮਾਵਤਾਰ ਖਟ ਰਿਖਿ ਦਾ ਕਥਨ

ਤੌਮਰ ਛੰਦ

ਅਗਲੇ ਯੁਗ ਵਿਚ ਬਿਆਸ ਨੇ ਜਗਤ ਵਿਚ ਪੁਰਾਣਾਂ ਦਾ ਪ੍ਰਕਾਸ ਕੀਤਾ।  
 ਤਦ ਉਸ ਦਾ ਹੰਕਾਰ ਵਧ ਗਿਆ। ਉਹ ਸਾਰਿਆਂ ਨੂੰ ਆਪਣੇ ਸਮਾਨ ਨਹੀਂ ਸਮਝਦਾ  
 ਸੀ। ੧।

ਤਦ ਕ੍ਰੋਧਿਤ ਹੋ ਕੇ ਕਾਲ ਨੇ ਤਲਵਾਰ ਕਚ ਲਈ ਜਿਸ ਨਾਲ ਅਗਨੀ ਦੀ ਲਾਟ  
 ਬਹੁਤ ਪਸਰ ਗਈ। (ਉਸ ਨੇ) ਬ੍ਰਹਮਾ ਦੇ ਛੇ ਟੋਟੇ ਕਰ ਦਿੱਤੇ। ਫਿਰ ਉਸ ਨੂੰ ਦੀਨ ਸਮਝ  
 ਕੇ ਜਾਨ ਬੁਖਸ ਦਿੱਤੀ। ੨।

ਉਸ ਦੇ ਪ੍ਰਾਣ ਨੀਂ ਕਢੇ ਹਨ। ਫਿਰ ਛੇ (ਸ਼ਾਸਤ੍ਰਾਂ) ਵਾਲੇ ਅਪਾਰ ਰਿਸ਼ੀ ਹੋਏ  
 ਹਨ। ਉਨ੍ਹਾਂ ਨੇ ਸ਼ਾਸਤ੍ਰਾਂ ਦੇ ਗਿਆਨ ਉਤੇ ਵਿਚਾਰ ਕੀਤਾ, (ਜਿਸ ਕਰ ਕੇ) ਉਨ੍ਹਾਂ ਦਾ ਛੇ  
 ਸ਼ਾਸਤ੍ਰ ਨਾਂ ਪ੍ਰਚਲਿਤ ਹੋ ਗਿਆ। ੩।

(ਉਨ੍ਹਾਂ ਨੇ) ਛੇ ਸ਼ਾਸਤ੍ਰਾਂ ਦਾ ਪ੍ਰਕਾਸ ਕੀਤਾ। ਉਹ ਬਿਆਸ ਬ੍ਰਹਮਾ (ਦੇ ਅਵਤਾਰ  
 ਰੂਪ ਵਿਚ) ਪ੍ਰਗਟ ਹੋਇਆ ਸੀ। ਛੇਵਾਂ ਅਵਤਾਰ ਧਾਰ ਕੇ ਛੇ ਸ਼ਾਸਤ੍ਰਾਂ ਦਾ ਸੁਧਾਰ  
 ਕੀਤਾ। ੪।

ਇਥੇ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੇ ਛੇਵੇਂ ਅਵਤਾਰ ਬ੍ਰਹਮਾ ਅਤੇ ਛੇ ਰਿਸ਼ੀ ਸਮਾਪਤੀ।

### ਹੁਣ ਬ੍ਰਹਮਾਵਤਾਰ ਕਾਲਿਦਾਸ ਦਾ ਕਥਨ

ਤੌਮਰ ਛੰਦ

ਇਹ ਬ੍ਰਹਮ ਵੇਦ ਜਖਾਨਾ ਹੈ। ਅਠਾਰ੍ਹਾਂ ਸ਼ਾਸਤ੍ਰਾਂ ਦਾ ਪ੍ਰਮਾਣਿਕ ਵਿਦਵਾਨ  
 ਹੈ। ਕਲਿਗੁਰ ਨੂੰ ਲਗੇ ਹੋਏ ਵਿਚਾਰ ਕੇ ਬ੍ਰਹਮ ਆਪ ਕਾਲੀਦਾਸ ਰੂਪ ਹੋ ਗਿਆ। ੧।

ਲਖਿ ਰੀਝ ਬਿਕੁਮਜੀਤ। ਅਤਿ ਗਰਬਵੰਤ ਅਜੀਤ।  
ਅਤਿ ਗਿਆਨ ਮਾਨ ਗੁਣੈਨਾ ਸੁਭ ਕ੍ਰਾਂਤਿ ਸੁੰਦਰ ਨੈਨਾ ੨।

ਰਘੁ ਕਾਬਿ ਕੀਨ ਸੁਧਾਰਿ। ਕਰਿ ਕਾਲਿ ਦਾਸ ਵਤਾਰ।  
ਕਹ ਲੋ ਬਖਾਨੇ ਤਉਨਾ ਜੋ ਕਾਬਿ ਕੀਨੇ ਜਉਨਾ ੩।

ਪਰਿ ਸਪਤ ਬ੍ਰਹਮ ਵਤਾਰ। ਤਬ ਭਇਓ ਤਾਸੁ ਉਧਾਰ।  
ਤਬ ਧਰਾ ਬ੍ਰਹਮ ਸਰੂਪ। ਮੁਖਚਾਰ ਰੂਪ ਅਨੂਪ। ੪।

ਇਤਿ ਸ੍ਰੀ ਬਚਿੜ੍ਹ ਨਾਟਕ ਗ੍ਰੰਥੇ ਸਪਤਮੇ ਅਵਤਾਰ ਬ੍ਰਹਮਾ ਕਾਲਿਦਾਸ ਸਮਾਪਤਮਾ ੨।

(ਉਸ ਨੂੰ ਵੇਖ ਕੇ) ਬਿਕੁਮਜੀਤ ਪ੍ਰਸੰਨ ਹੁੰਦਾ ਸੀ ਜੋ (ਆਪ) ਬਹੁਤ ਹੰਕਾਰੀ ਅਤੇ  
ਨ ਜਿਤੇ ਜਾ ਸਕਣ ਵਾਲਾ ਸੀ। (ਉਹ) ਬਹੁਤ ਗੰਭੀਰ ਗਿਆਨ ਵਾਲਾ, ਗੁਣਾਂ ਦਾ ਘਰ,  
ਸੁਭ ਕਾਂਤੀ ਵਾਲਾ ਅਤੇ ਸੁੰਦਰ ਨੈਣਾਂ ਵਾਲਾ ਸੀ। ੨।

(ਉਸ ਨੇ) ਬਹੁਤ ਸੁੰਦਰ ਢੰਗ ਨਾਲ 'ਰਘੁਬੰਸ' (ਨਾਂ ਦਾ) ਕਾਵਿ ਰਚਿਆ।  
ਕਾਲੀਦਾਸ ਦਾ ਅਵਤਾਰ ਧਰ ਕੇ (ਬ੍ਰਹਮਾ ਨੇ ਇਹ ਕੰਮ ਕੀਤਾ)। ਉਨ੍ਹਾਂ ਦਾ ਕਿਥੋਂ ਤਕ  
ਬਖਾਨ ਕਰਾਂ ਜੋ ਕਾਵਿ ਉਸ (ਕਾਲਿਦਾਸ) ਨੇ ਰਚੇ ਸਨ। ੩।

(ਇਸ ਪ੍ਰਕਾਰ) ਬ੍ਰਹਮਾ ਨੇ ਸੱਤ ਅਵਤਾਰ ਧਰਨ ਕੀਤੇ, ਤਦ ਜਾ ਕੇ ਉਸ ਦਾ  
ਉਧਾਰ ਹੋਇਆ। ਤਦ (ਉਸ ਨੇ) ਬ੍ਰਹਮਾ ਦਾ ਸਰੂਪ ਧਰਨ ਕੀਤਾ ਜੋ ਉਪਮਾ ਰਹਿਤ  
ਚੌਮੂੰਹ ਰੂਪ ਸੀ। ੪।

ਇਥੇ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੇ ਬ੍ਰਹਮਾ ਦੇ ਸੱਤਵੋਂ ਕਾਲਿਦਾਸ ਦੀ ਸਮਾਪਤੀ। ੨।